



Driver Needed, Owner op. needed

**ਡਰਾਈਵਰਾਂ ਦੀ ਲੋੜ
ਓਨਰ ਅਪਰੇਟਰਾਂ ਦੀ ਲੋੜ**

209-479-0242

ਦੇਸ਼ ਦੁਆਬਾ

ਹਫ਼ਤਾਵਾਰੀ

VOL - 5 ISSUE - 29
October 26, 2016

Postal Address
5101 Doe Hollow Pl, Antelope, CA-95843

www.deshdoaba.com
www.ambedkartimes.com

Golden State Truck Sales Inc.

ਟਰੱਕ-ਟਰੇਲਰ
ਖਰੀਦਣ ਅਤੇ ਵੇਚਣ ਲਈ ਮਿਲੇ
ਸਸਤੀਆਂ ਵਿਆਜ ਦਰਾਂ ਤੇ ਟਰੱਕ
ਦਾ ਲੈਣ ਲੈਣ ਲਈ
ਅਸੀਂ ਤੁਹਾਡੀ ਮਦਦ ਕਰਾਂਗੇ



Call : Dharminder Singh
Cell : 530-870-6600
Email: myfuturetruck@gmail.com

ਮੁੱਖ ਸੰਪਾਦਕ : ਪ੍ਰੇਮ ਕੁਮਾਰ ਚੰਬਰ ਸੰਪਰਕ : 916-947-8920 ਫੈਕਸ : 916-238-1393 E-mail : deshdoaba@yahoo.com ਸੰਪਾਦਕ : ਤਰਸੇਮ ਜਲੰਧਰੀ



ਅਦਾਰਾ 'ਦੇਸ਼ ਦੁਆਬਾ' ਵੱਲੋਂ ਆਪਣੇ ਸਮੂਹ ਪਾਠਕਾਂ, ਪ੍ਰਸ਼ੰਸਕਾਂ, ਸਹਿਯੋਗੀਆਂ ਨੂੰ ਬੰਦੀ ਫੇੜ ਦਿਵਸ ਦੀਆਂ ਲੱਖ-ਲੱਖ ਵਧਾਈਆਂ। ਦੀਵਾਲੀ ਸਬੰਧਤ ਡਾ. ਕਰਮਜੀਤ ਸਿੰਘ ਅਤੇ ਅਰੁਨ ਕੁਮਾਰ ਦੇ ਵਿਸ਼ੇਸ਼ ਲੇਖ ਦੇਖੋ ਸਫਾ 18 ਅਤੇ 19 ਉੱਤੇ।

ਯੂਬਾ ਸਿਟੀ ਦਾ 37ਵਾਂ ਸਲਾਨਾ ਨਗਰ ਕੀਰਤਨ 6 ਨਵੰਬਰ ਨੂੰ

ਯੂਬਾ ਸਿਟੀ (ਬਿਉਰੋ)— ਯੂਬਾ ਸਿਟੀ ਵਿਖੇ ਹਰ ਸਾਲ ਪੂਰੀ ਸ਼ਾਨੋ-ਸ਼ੌਕਤ ਨਾਲ ਕੱਢਿਆ ਜਾਣ ਵਾਲਾ ਵਿਸ਼ਵ ਪ੍ਰਸਿੱਧ ਨਗਰ ਕੀਰਤਨ ਆਪਣੇ ਸ਼ਾਨਦਾਰ 36 ਸਾਲਾਂ ਦਾ ਸਫਰ ਪੂਰਾ ਕਰਕੇ 37ਵੇਂ ਸਾਲ ਵਿਚ ਪ੍ਰਵੇਸ਼ ਕਰ ਗਿਆ ਹੈ। ਇਸ ਸਾਲ ਇਹ ਮਹਾਨ ਨਗਰ ਕੀਰਤਨ 6 ਨਵੰਬਰ 2016 ਨੂੰ ਯੂਬਾ ਸਿਟੀ ਵਿਖੇ ਕੱਢਿਆ ਜਾਵੇਗਾ। ਨਗਰ ਕੀਰਤਨ ਦੇ ਬਾਨੀ ਸ. ਦੀਦਾਰ ਸਿੰਘ ਬੈਂਸ ਅਤੇ ਉਹਨਾਂ ਦੇ ਸਹਿਯੋਗੀ ਇਸ ਨਗਰ ਕੀਰਤਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪੁਰਜ਼ੋਰ ਮਿਹਨਤ ਕਰ ਰਹੇ ਹਨ। ਇਸ ਵਾਰ ਯੂਬਾ ਸਿਟੀ ਦੇ ਗੁਰੂ ਘਰ ਟਾਇਰਾ ਬਿਉਰਾ ਦੀ ਨਵੀਂ ਪ੍ਰਬੰਧਕ ਕਮੇਟੀ ਨਗਰ ਕੀਰਤਨ ਦਾ ਪ੍ਰਬੰਧ ਕਰ ਰਹੀ ਹੈ। ਇਸੇ ਕਮੇਟੀ ਦੀ ਅਗਵਾਈ ਵਿਚ ਇਹ ਵਿਸ਼ਾਲ ਨਗਰ ਕੀਰਤਨ ਅੱਜ ਦੇ ਇਤਿਹਾਸਕ ਨਗਰ ਕੀਰਤਨ ਵਿਚ ਬਦਲ ਗਿਆ ਹੈ। ਗੁਰੂ ਘਰ ਦੀ ਕਮੇਟੀ ਵੱਲੋਂ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਸੰਗਤ ਜੇਕਰ ਚਾਹੇ ਤਾਂ ਸਮੁੱਚੇ ਨਗਰ ਕੀਰਤਨ ਵਿਚ ਕਿਸੇ ਵੀ ਕਿਸਮ ਦੀ ਸੇਵਾ ਕਰਕੇ ਆਪਣਾ ਯੋਗਦਾਨ ਪਾ ਸਕਦੀਆਂ ਹਨ। ਨਗਰ ਕੀਰਤਨ ਮੌਕੇ ਮੁੱਖ ਤੌਰ ਤੇ ਭਾਈ ਤਾਰਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਯੂਬਾ

ਸਿਟੀ, ਭਾਈ ਗਗਨਦੀਪ ਸਿੰਘ ਜੀ ਗੰਗਾ ਨਗਰ ਵਾਲੇ, ਭਾਈ ਉੱਕਾਰ ਸਿੰਘ ਜੀ ਉੱਨਾ ਵਾਲੇ, ਭਾਈ ਗੁਰਨਿਮਿਤ ਸਿੰਘ ਜੀ ਰਾਜ ਰੰਗੀਲਾ, ਭਾਈ ਹਰਨਾਮ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਗੁਰਪ੍ਰੀਤ ਸਿੰਘ ਜੀ ਬਲੌੜਵਾਲ ਜਲੰਧਰ, ਭਾਈ ਦਲੀਪ ਸਿੰਘ ਜੀ ਹੀਰਾ (ਸਾਬਕਾ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ), ਗਿਆਨੀ ਲਖਵਿੰਦਰ ਸਿੰਘ ਸੋਹਲ ਦਾ ਢਾਡੀ ਜਥਾ ਅਤੇ ਗਿਆਨੀ ਸੁਖਵਿੰਦਰ ਸਿੰਘ ਗਰੇਵਾਲ ਦਾ ਢਾਡੀ ਜਥਾ ਤੋਂ ਇਲਾਵਾ ਸਿੱਖ ਪੰਥ ਦੇ ਉਚ ਕੋਟੀ ਦੇ ਰਾਗੀ ਜਥੇ, ਕਥਾਵਾਚਕ ਅਤੇ ਪ੍ਰਚਾਰਕ ਹਾਜ਼ਰੀ ਭਰਨਗੇ। ਇਸ ਵਾਰ ਵੀ ਨਗਰ ਕੀਰਤਨ ਪਿਛਲੇ ਸਾਲ ਵਾਲੇ ਰੂਟ ਤੋਂ ਹੀ ਕੱਢਿਆ ਜਾਵੇਗਾ ਅਤੇ ਪਾਰਕ ਕੀਤੀਆਂ ਗੱਡੀਆਂ ਤੋਂ ਸੰਗਤ ਨੂੰ ਨਗਰ ਕੀਰਤਨ ਤੱਕ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪ੍ਰੋਗਰਾਮ ਸਬੰਧੀ ਹੋਰ ਜਾਣਕਾਰੀ ਲਈ ਹੈਡ ਗ੍ਰੈਜ਼ੀ ਭਾਈ ਸਾਹਿਬ ਸਿੰਘ 530-673-9918, ਸ. ਜਸਵੰਤ ਸਿੰਘ ਬੈਂਸ 530-701-3971, ਸ. ਸਰਬਜੀਤ ਸਿੰਘ ਬਿਆੜਾ 530-682-5861 ਜਾਂ ਸ. ਪਰਮਿੰਦਰ ਸਿੰਘ ਗਰੇਵਾਲ 530-682-5850 ਨਾਲ ਸੰਪਰਕ ਕੀਤਾ ਜਾ ਸਕਦਾ ਹੈ।



ਫਾਇਲ ਚਿੱਤਰ

ਭਗਵਾਨ ਵਾਲਮੀਕੀ ਜੀ ਦਾ ਪ੍ਰਗਟ ਦਿਵਸ ਯੂਬਾ ਸਿਟੀ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

ਯੂਬਾ ਸਿਟੀ (ਡੀ. ਡੀ. ਬੀ.)— ਬੀਤੇ ਐਤਵਾਰ 23 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਸਭਾ ਯੂ. ਐਸ. ਏ., ਯੂਬਾ ਸਿਟੀ (ਕੈਲੇਫੋਰਨੀਆ) ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਮਹਾਂਰਿਸ਼ੀ ਵਾਲਮੀਕੀ ਮੰਦਰ ਯੂਬਾ ਸਿਟੀ ਵਿਖੇ ਆਦਿ ਕਵੀ ਭਗਵਾਨ ਵਾਲਮੀਕੀ ਜੀ ਮਹਾਰਾਜ ਦਾ ਪ੍ਰਗਟ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ਮੌਕੇ ਭਗਵਾਨ ਵਾਲਮੀਕੀ ਜੀ ਦੁਆਰਾ ਰਚਿਤ ਸ੍ਰੀ ਵਾਲਮੀਕੀ ਰਮਾਇਣ ਜੀ ਦੇ ਪਾਠ ਪੜ੍ਹੇ ਗਏ, ਕਥਾਵਾਚਕ ਰਾਜ ਕੁਮਾਰ ਨੇ ਕਥਾ ਕੀਤੀ ਅਤੇ ਭੋਗ ਪਾਏ ਜਾਣ ਉਪਰੰਤ ਸਤਿਗੁਰੂ ਵਾਲਮੀਕੀ ਮਹਾਰਾਜ ਜੀ ਦੇ ਜੀਵਨਤੇ ਸਿੱਖਿਆਵਾਂ ਨਾਲ ਸਬੰਧਤ ਭਜਨ/ ਗੀਤ ਗਾਏ ਗਏ ਤੇ ਵੱਖ-ਵੱਖ ਬੁਲਾਰਿਆਂ ਨੇ ਆਪੋ-ਆਪਣੇ ਵਿਚਾਰਾਂ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਅੱਜ ਦੇ ਇਸ ਸ਼ੁਭ ਦਿਹਾੜੇ ਤੇ ਉਘੇ ਕਲਾਕਾਰ ਭੁਪਿੰਦਰ ਭਿੰਦਾ, ਅਮਰਜੀਤ ਲਾਲੀ, ਰਾਜਕੁਮਾਰ, ਬਲਬੀਰ ਧਾਰੀਵਾਲ, ਪ੍ਰਿਤਪਾਲ ਸਿੰਘ,

ਦੇਸ ਰਾਜ ਸ਼ੁਭ, ਰੋਹਤਾਸ ਭਗਾਨੀ ਆਦਿ ਨੇ ਸਤਿਗੁਰੂ ਵਾਲਮੀਕੀ ਜੀ ਦੀ ਮਹਿਮਾ 'ਚ ਭਜਨ/ਸ਼ਬਦ ਗਾਇਨ



ਕਰਕੇ ਭਾਰੀ ਗਿਣਤੀ 'ਚ ਇਕੱਤਰ ਸੰਗਤਾਂ ਨੂੰ ਨਿਹਾਲ ਕੀਤਾ। ਜਿਸ ਨੂੰ ਮਹਾਂਰਿਸ਼ੀ ਵਾਲਮੀਕੀ ਸੰਗਤ ਮੰਡਲੀ

ਵੱਲੋਂ ਸੰਗੀਤ ਦਿੱਤਾ ਗਿਆ। ਮਿਊਜ਼ਿਕ ਦੇ ਮਾਹਿਰ ਸ੍ਰੀ ਨਰਿੰਦਰ ਬੱਗਾ, ਸੋਨੂੰ ਸਿੰਘ, ਅੰਮ੍ਰਿਤਪਾਲ ਸਿੰਘ ਤੇ ਵਿਸ਼ਾਲ ਸਰਬਤੀ ਦੇ ਸਹਿਯੋਗ ਕਾਬਿਲ-ਏ-ਤਾਰੀਫ ਸੀ। ਜਿਸ ਨੂੰ ਸੰਗਤਾਂ ਨੇ ਮਨ ਚਿੱਤ ਲਗਾ ਕੇ ਸਰਵਣ ਕੀਤਾ। ਸਟੇਜ ਦੀ ਸੇਵਾ ਬਾਬੂਬੀ ਨਾਲ ਨਿਭਾਉਣਿਆਂ ਸ੍ਰੀ ਬਿੰਦੂ ਭੁਸ਼ਣ ਸਲਹੋਤਰਾ ਜੀ ਨੇ ਸ਼ਬਦ ਗਾਇਨ, ਗੀਤ-ਸੰਗੀਤ ਦੌਰਾਨ ਵੱਖ ਵੱਖ ਬੁਲਾਰਿਆਂ ਨੂੰ ਗੁਰ ਮਰਿਆਦਾ 'ਚ ਰਹਿੰਦਿਆਂ ਆਪੋ-ਆਪਣੇ ਵਿਚਾਰ ਰੱਖਣ ਲਈ ਸੱਦਾ ਦਿੱਤਾ, ਜਿਸ ਵਿਚ ਸਰਵ ਸ੍ਰੀ ਕੇਵਲ ਬੋਲੀਨਾ, ਹੰਸ ਰਾਜ ਕਾਜਲਾ, ਗੁਰਨਾਮ ਸਿੰਘ ਪੰਮਾ, ਸ. ਰਾਜਿੰਦਰ ਸਿੰਘ ਚੌਹਾਨ, ਕੇਵਲ ਸਿੱਧੂ, ਰਵੀ ਪਾਲ ਸਿੰਘ, ਰਾਮ ਸੇਵਕ ਭਾਟੀਆ, ਦੀਪਕ ਸਰੋਇਆ ਆਦਿ ਤੋਂ ਇਲਾਵਾ ਪ੍ਰੇਮ ਕੁਮਾਰ ਚੰਬਰ ਮੁੱਖ ਸੰਪਾਦਕ 'ਦੇਸ਼ ਦੁਆਬਾ' ਨੇ ਵਿਚਾਰ (ਬਾਕੀ ਸਫਾ 5 ਤੇ ਅਤੇ ਤਸਵੀਰਾਂ ਸਫਾ 12, 13 'ਤੇ ਦੇਖੋ)



ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸਜਾਏ ਸੱਤਵੇਂ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ ਚਮਕਿਆ। (ਪੱਤਰਕਾਰ ਕੁਲਵੰਤ ਧਾਲੀਆਂ /ਨੀਟਾ ਮਾਛੀਕੇ ਦੀ ਰਿਪੋਰਟ ਦੇਖੋ ਸਫਾ 3 ਉੱਤੇ)

SANDHU IMMIGRATION CONSULTANT

ਇੰਮੀਗ੍ਰੇਸ਼ਨ ਸਬੰਧੀ ਆ ਰਹੀਆਂ ਮੁਸ਼ਕਿਲਾਂ ਲਈ, ਪਾਸਪੋਰਟ, ਸਿਆਸੀ ਸ਼ਰਨ, ਗਰੀਨ ਕਾਰਡ ਆਦਿ ਲਈ ਮਿਲੇ

Passports, Political Asylum, Visas, Green Cards, 1-9 Notary, Immigration Forms, Citizenship, Spouse/Family Petitions, Study Visas

All Kinds of Immigration Forms/Petitions/Visa U-Visa WE OPEN 7-DAYS A WEEK

Note: I am not an Immigration Attorney. msandhu2014@gmail.com (CST# 2122162-50)

"We sell International and Domestic Airline Tickets on Low Airfares"

(209-373-3562) 3222 PENELOPE DR. STOCKTON, CA- 95212 (NEAR HWY 99 ON MORADA LANE)

ONE | REALTYONEGROUP AMERICAN

ਕਿਰਾਏ ਵਿਚ ਅਜਾਈ ਜਾ ਰਹੇ ਹਜ਼ਾਰਾਂ ਡਾਲਰਾਂ ਨੂੰ ਆਪਣੇ ਘਰ ਦੀ ਕਿਸ਼ਤ ਵਿਚ ਲਾਓ, ਵਿਆਜ ਦੀਆਂ ਦਰਾਂ ਸਸਤੀਆਂ ਹੋਣ ਕਾਰਨ ਆਪਣਾ ਘਰ ਲੈਣ ਲਈ ਚੁਕਵਾਂ ਵਕਤ

ਜਗਦੇਵ ਸਿੰਘ 510-689-4625
CalBre # 01423409

42820 Albrae St., Fremont, CA 94538



RIYA'S FASHION

9165 ELK GROVE FLORIN RD. ELK GROVE CA 95624 Tel : 916-647-3708

Follow us on   RIYAFASHION16

SAROAY INVESTMENT REALTY

Ram Saroay Broker
ramsaroay@hotmail.com

39039 Paseo Padre Parkway Suite # 205 Fremont, CA 94538
Office: (510) 742-8120, Fax: (510) 742-8121



Amrik Chand (CPA)

Phone : 510-490-8200 Fax : 510-490-8202 Email : achand@pacbell.net

Income Tax Preparation (Individual, Corporation & LLC) Payroll Services & Bookkeeping Services * We are in this business since 1989. Your satisfaction is our goal.

* Please call us for Professional & reliable services at reasonable rates.

959 Corporate Way, Fremont, CA. 94539



ਪੰਜਾਬੀ ਫੈਸ਼ਨ ਦਾ ਨੰਬਰ ਵਨ ਸਟੋਰ

Kash FABRICS



ਸਾਡੀ ਸਪੈਸ਼ਲਟੀ

- * ਵਿਆਹ ਸ਼ਾਦੀ ਲਈ ਡਿਜ਼ਾਈਨਰ ਲਹਿੰਗੇ ਤੇ ਸੂਟ ਅਤੇ ਨਾਲ ਡਿਜ਼ਾਈਨਰ ਮੈਚਿੰਗ ਜਿਊਲਰੀ
- * ਖੁੱਲ੍ਹਾ ਕੱਪੜਾ, ਵਧੀਆ ਤੋਂ ਵਧੀਆ ਸਾੜੀਆਂ ਤੇ ਡਿਜ਼ਾਈਨਰ ਸੂਟ, ਦਰਜਨਾਂ ਰੰਗਾਂ ਵਿਚ ਪੱਗੜੀਆਂ ਸਾਡੇ ਤੋਂ ਖਰੀਦੋ।
- * ਸਾਡੇ ਕੋਲ ਹਿੰਦੀ, ਪੰਜਾਬੀ ਅਤੇ ਉਰਦੂ ਦੇ ਸੰਗੀਤ, ਡਰਾਮਿਆਂ ਅਤੇ ਫਿਲਮਾਂ ਦੀਆਂ ਸੀਡੀਆਂ-ਵੀਡੀਓ ਤੇ ਡੀ. ਵੀ. ਡੀ. ਦੀ ਬਹੁਤ ਵੱਡੀ ਕਲੈਕਸ਼ਨ ਹੈ।
- * ਕੈਲੀਫੋਰਨੀਆ ਤੋਂ ਬਾਹਰ ਰਹਿੰਦੇ ਗਾਹਕਾਂ ਲਈ ਸਾਮਾਨ ਅਸੀਂ ਯੂ. ਪੀ. ਐਸ. ਰਾਹੀਂ ਤੁਰੰਤ ਭੇਜ ਸਕਦੇ ਹਾਂ।

Appointments & Walk-Ins Welcome
Tuesday - Sunday: 11 AM - 8 PM



Threading Salon

Specializing in:
Eyebrow Threading \$5
Full Face Threading, Facial,
Unique Mehndi Designs,
Natural Henna for Hair



KASH FABRICS

ONE STOP SHOPPING CENTRE

29576 Mission Blvd, Hayward, CA 94544
Tel: (510) 538-1138, Fax: (510) 538-4737
www.Kashfabrics.com

ਕਸ਼ਮੀਰ ਸਿੰਘ ਧੁੱਗਾ ਅਤੇ ਗੁਰਜੀਤ ਕੌਰ ਧੁੱਗਾ

Like us on Facebook | Follow us on Instagram



INDIA MARKET

SWEETS & SPICES

CHAAT PAPDI, SAMOSA, CHAAT, PANI PURI
DAHI VADA, BHEL PURI CHAAT

ਤਾਜ਼ੀਆਂ ਸਬਜ਼ੀਆਂ ਅਤੇ ਗਰੋਸਰੀ
ਲਈ ਸੇਵਾ ਦਾ ਮੌਕਾ ਦਿਓ

CHAAT
PLATE

ONLY FOR
\$2.99

WE HAVE
LARGEST
COLLECTION
FOR INDIAN
FIJIAN & PAKISTANI
GROCERY

MUSIC, FABRIC
ARTIFICIAL
JEWELRY, SWEETS,
FRESH VEGETABLES
& MORE..



ਕਸ਼ਮੀਰ ਸਿੰਘ ਹੀਰਾ



ਬਰਿੰਦਰ ਬੰਗੜ

Super Eyebrow
Threading Now Open
Eyebrow Threading
& Henna Tattoo

7 times,
Get 8th one free!



Inside India Market

SACRAMENTO

5203 EKLHORN BLVD
SACRAMENTO CA 95842
916- 338-5511

WALK
INS
WELCOME

ROSEVILLE

1265 PLEASANT GROVE BLVD.
100 ROSEVILLE, CA 95747
916- 786-7666

Cell :

916- 396-8939
916-338-5511

Email: IndiaMarketRoseville@gmail.com

INDIA BAZAAR



Jai Ram Gaught

Harjit Gaught (Happy)

INDIAN, PAKISTANI & FIJIAN GROCERIES

WE ARE OPEN
7 DAYS A WEEK
9:00am to 8:30pm

RENT DVDS & BUY CLOTHES
ENJOY YOUR DAY WITH HOPES

WE ACCEPT FOOD STAMPS

CALL TO **HAPPY**

Cell: (415) 706-7027
Ph: (209) 478-0285
Fax: (209) 477-3206

ਸਾਡੇ ਕੋਲ ਏਅਰਲਾਈਨ ਟਿਕਟਾਂ ਵੀ ਉਪਲੱਬਧ ਹਨ।

EVERY SATURDAY & SUNDAY SPECIAL DISCOUNT ON GROCERIES

1304-E HAMMER LANE, SUITE 12, STOCKTON CA, 95210
EMAIL: indiabazaar08@yahoo.com



SWEETS & CATERING

AUTHORIZED CATERER FOR
MAJOR 5-STAR HOTELS

CATERING SERVICE

Wedding Ceremonies | Receptions
Birthday Parties | Corporate Events
Religious Gatherings
Picnics/Bar-B-Que



ITEMS SERVING

All Kinds of Sweets | Snacks
Chaat Stall | North Indian Cuisine
Fluda Kulfi Stall | On Site Tandoor

ADDITIONAL SERVICE

Warmers | Chaffing Dishes
China & Silverware
Linen Rental | Waiters
Bartenders



CONTACT US:

RAJA SWEETS & CATERING
WORK (510) 489-9100
CELL (510) 715-1619

Email: msbains@rajasweets.com
www.rajasweets.com

Find us on
facebook.

rajasweetsandcatering

Follow us on
Twitter


rajasweets

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵਲੋਂ ਸਜਾਏ ਸੱਤਵੇਂ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ ਚਮਕਿਆ

ਸੰਗਤਾ ਦੇ ਠਾਠਾ ਮਾਰਦੇ ਇਕੱਠ ਨੇ ਅਨੰਦਪੁਰ ਸਹਿਬ ਦੀ ਧਰਤੀ ਦੀ ਯਾਦ ਤਾਜ਼ਾ ਕਰਵਾਈ



ਫੋਟੋ: ਜੀਤ ਗਿੱਲ 'ਮੋਗਾ ਵੀਡੀਉ' ਫਰਿਜ਼ਨੋ



ਫਰਿਜ਼ਨੋ (ਕੈਲੀਫੋਰਨੀਆ) ਕੁਲਵੰਤ ਧਾਲੀਆਂ / ਨੀਟਾ ਮਾਛੀਕੋ:- ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮਨਾਉਂਦੇ ਹੋਏ ਵਿਸ਼ਾਲ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਗੁਰੂਪੁਰਬ ਵਿਖੇ ਰੈਣ-ਸੁਬਾਈ ਕੀਰਤਨ ਤੋਂ ਇਲਾਵਾ ਚਲ ਰਹੇ ਪਾਠਾਂ ਦੇ ਭੋਗ ਉਪਰੰਤ ਸਵੇਰ ਸਮੇਂ ਗੁਰਮਤਿ ਸਮਾਗਮ ਹੋਏ। ਜਿਸ ਦੌਰਾਨ ਇਲਾਕੇ ਭਰ ਤੋਂ ਗੁਰੂਪੁਰਬ ਦੇ ਕੀਰਤਨੀ ਜੱਥਿਆਂ ਨੇ ਹਾਜ਼ਰੀ ਭਰੀ। ਜਿਨ੍ਹਾਂ ਵਿੱਚ ਸਥਾਨਿਕ ਗੁਰੂਪੁਰਬ ਦਾ ਹਜ਼ੂਰੀ ਜੱਥੇ ਵਿੱਚ ਭਾਈ ਅਵਤਾਰ ਸਿੰਘ, ਭਾਈ ਰਣਜੀਤ ਸਿੰਘ ਅਤੇ ਸਾਈ, ਭਾਈ ਗੁਰਵਿੰਦਰ ਸਿੰਘ ਲੁਧਿਆਣੇ ਵਾਲੇ, ਭਾਈ ਹਰਜੀਤ ਸਿੰਘ ਜੀ ਅਤੇ ਸਾਈ, ਭਾਈ ਸੁਖਚੈਨ ਸਿੰਘ ਜੀ ਗੁਰਦੁਆਰਾ ਕਲਗੀਧਰ ਵਾਲੇ ਜੱਥਾ, ਭਾਈ ਸੁਖਦੇਵ ਸਿੰਘ ਜੀ ਦਾ ਜੱਥਾ, ਭਾਈ ਬਲਜੀਤ ਸਿੰਘ ਨਿਊਯਾਰਕ ਵਾਲੇ ਜੱਥਾ ਆਦਿਕ ਹੋਰ ਬਹੁਤ ਸਾਰੇ ਪ੍ਰਚਾਰਕਾਂ ਅਤੇ ਜੱਥਿਆਂ ਨੇ ਹਾਜ਼ਰੀ ਭਰੀ। ਇਸੇ ਦੌਰਾਨ ਪੰਜਾਬੀ ਸੁਭਾਅ ਮੁਤਾਬਕ ਗੁਰੂਪੁਰਬ ਦਾ ਮਹੌਲ ਵੀ ਪੰਜਾਬ ਦੇ ਇਤਿਹਾਸਕ ਮੇਲੇ ਵਰਗਾ ਸੀ। ਜਿੱਥੇ ਲੰਗਰਾਂ ਤੋਂ ਇਲਾਵਾ ਲੱਗੀਆਂ ਬਹੁਤ ਸਾਰੀਆਂ ਦੁਕਾਨਾਂ ਅਤੇ ਹੋਰ ਕੰਪਨੀਆਂ

ਦੇ ਜਾਣਕਾਰੀ ਭਰਪੂਰ ਸਟਾਲ ਸੰਗਤਾਂ ਦੁਆਰਾ ਖਿੱਚ ਕੱਢੇ ਬਣੇ ਹੋਏ ਸਨ।

ਇਸ ਉਪਰੰਤ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤ ਸੱਤਵਾਂ ਨਗਰ ਕੀਰਤਨ ਜੈਕਾਰਿਆ ਦੀ ਗੂੰਜ ਨਾਲ ਸੁਰੂ ਹੋਇਆ। ਖੂਬਸੂਰਤ ਤਰੀਕੇ ਨਾਲ ਸਜੇ ਫਲੋਟ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਵਿੱਚ ਸ਼ੇਸ਼ੇਭਿਤ ਸਨ। ਅਮੈਰੀਕਨ ਅਤੇ ਕੈਲੀਫੋਰਨੀਆ ਦੇ ਝੰਡੇ ਤੋਂ ਇਲਾਵਾ ਸਿੱਖ ਮਰਿਯਾਦਾ ਅਨੁਸਾਰ ਪੰਜ ਪਿਆਰੇ ਅਤੇ ਨਿਸਾਨ ਸਾਹਿਬ ਚੁੱਕੀ ਸਿੰਘ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ। ਸੰਗਤਾਂ ਦਾ ਭਾਰੀ ਇਕੱਠ ਪਾਲਕੀ ਸਾਹਿਬ ਦੇ ਪਿਛੇ ਸਿਮਰਨ ਅਤੇ ਸਬਦ ਗਾਇਨ ਕਰਦਾ ਪੈਦਲ ਚਲ ਰਿਹਾ ਸੀ। ਸਭ ਪਾਸੇ ਕੋਸ਼ਰੀ, ਨੀਲੀਆਂ, ਪੀਲੀਆਂ ਰੰਗ-ਬਰੰਗੀਆਂ ਪੌਸਾਕਾਂ ਚੁੰਨੀਆਂ ਅਤੇ ਦਸਤਾਰਾ ਪੰਜਾਬ ਅੰਦਰ ਸ੍ਰੀ ਅਨੰਦਪੁਰ ਸਾਹਿਬ ਦੀ ਯਾਦ ਕਰਵਾ ਰਹੀਆਂ ਸਨ। ਇਸ ਨਗਰ ਕੀਰਤਨ ਦੀ ਸਭ ਤੋਂ ਵਿਲੱਖਣ ਅਤੇ ਵਧੀਆਂ ਗੱਲ ਇਹ ਸੀ ਕਿ ਇਸ ਦੌਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਕੋਈ ਵੀ ਆਪਣਾ ਬੁਝ ਜਾਂ ਫਲੋਟ ਨਹੀਂ ਲਾਇਆ ਗਿਆ ਸੀ। ਇਸ ਤਰ੍ਹਾਂ ਜਪ ਰਿਹਾ ਸੀ ਕਿ ਜਿਵੇਂ ਸਮੁੰਹ ਭਾਰਤੀ

ਭਾਈਚਾਰਾ ਗੁਰੂ ਜੀ ਸਾਂਝੀਵਾਰਤਾ ਦਾ ਸੰਦੇਸ਼ ਮੰਨ ਕੇ ਚਲ ਰਹੇ ਹੋਣ। ਉਨ੍ਹਾਂ ਦੇ ਨਾਲ ਅਮਰੀਕਨ ਗੋਰੇ ਅਤੇ ਮੈਕਸੀਕਨ ਭਾਈਚਾਰੇ ਦੇ ਬਹੁਤ ਸਾਰੇ ਲੋਕ ਸਾਮਲ ਹੋ ਸਿੱਖ ਧਰਮ ਦੀ ਜਾਣਕਾਰੀ ਹਾਸਲ ਕਰ ਰਹੇ ਸਨ। ਇਸ ਸਾਲ ਨਗਰ ਕੀਰਤਨ ਦੌਰਾਨ ਸੰਗਤਾਂ ਨਗਰ ਕੀਰਤਨ ਨਾਲ ਪੈਦਲ ਪਰਕਰਮਾ ਕਰਨ ਦੇ ਉਤਸਾਹ ਨੂੰ ਦੇਖਦੇ ਹੋਏ ਫਲੋਟਾਂ ਦੀ ਗਿਣਤੀ ਘੱਟ ਕਰ ਦਿੱਤੀ ਗਈ ਸੀ। ਪਰ ਪਾਲਕੀ ਸਾਹਿਬ ਨਾਲ ਚਲ ਰਹੇ ਫਲੋਟਾਂ ਉਪਰ ਲੱਗੀਆਂ ਤਸਵੀਰਾਂ ਇਤਿਹਾਸਕਤਾ ਦੀ ਪੇਸ਼ਕਾਰੀ ਕਰ ਰਹੀਆਂ ਸਨ। ਕੈਲੇਫੋਰਨੀਆਂ ਗਤਕਾ ਦਲ ਦੇ ਸਿੰਘਾਂ ਦੇ ਜਬਰਦਸਤ ਗੱਤਕੇ ਦੇ ਜੌਹਰ ਵੀ ਵੇਖਣ ਯੋਗ ਸਨ। ਗੁਰੂਪੁਰਬ ਅੰਦਰ, ਰਸਤੇ ਵਿੱਚ ਅਤੇ ਪਾਰਕ ਵਿੱਚ ਪੜ੍ਹਾਈ ਦੌਰਾਨ ਥਾਂ-ਥਾਂ 'ਤੇ ਸੁਆਦਿਸ਼ਟ ਲੰਗਰਾਂ ਦੇ ਪ੍ਰਬੰਧ ਸਨ। ਹੈਲੀਕਾਪਟਰ ਦੁਆਰਾ ਹੋਈ ਫੁੱਲਾਂ ਦੀ ਵਰਖਾ ਕੀਤੀ ਗਈ। ਫੋਲਰ ਸਹਿਰ ਦੇ ਪੈਨਜ਼ਕ ਪਾਰਕ ਵਿੱਚ ਪਹੁੰਚਣ 'ਤੇ ਭਾਈ ਲਖਵਿੰਦਰ ਸਿੰਘ ਦੇ ਢਾਂਡੀ ਜੱਥੇ ਨੇ ਵੀਰਤਾ ਭਰਪੂਰ ਵਾਰਾ ਰਾਹੀਂ ਹਾਜ਼ਰੀ ਭਰੀ ਅਤੇ ਲਾਸ-ਏਂਜਲਸ ਤੋਂ ਭਾਈ ਹਰਭਜਨ ਸਿੰਘ ਜੀ ਦੁਆਰਾ ਵਰੋਸਾਏ ਗੋਰੇ ਸਿੱਖ ਦੇ ਜੱਥੇ ਵਿੱਚੋਂ ਭਾਈ ਕੀਰਤਨ ਸਿੰਘ ਖਾਲਸਾ ਦੇ ਜੱਥੇ

ਨੇ ਸਬਦ ਗਾਇਨ ਰਾਹੀਂ ਹਾਜ਼ਰੀ ਭਰੀ।

ਇਸ ਸਮੇਂ ਗੁਰੂਪੁਰਬ ਵੱਲੋਂ ਸਹਿਯੋਗ ਲਈ ਫੋਲਰ ਸਿਟੀ ਦੇ ਪ੍ਰਬੰਧਕਾਂ ਦਾ ਪਲੇਕਾ ਦੇ ਕੇ ਧੰਨਵਾਦ ਕੀਤਾ ਗਿਆ। ਇਸ ਸਮੇਂ ਡਾ. ਰਾਜਵੰਤ ਸਿੰਘ ਨੇ ਸਿੱਖ ਭਾਈਚਾਰੇ ਵੱਲੋਂ ਆਪਣੀ ਪਹਿਚਾਣ ਲਈ ਅਰੰਭੇ ਮਿਸ਼ਨ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ। ਇਸੇ ਦੌਰਾਨ ਗੁਰੂਪੁਰਬ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਨੇ ਸਮੁੰਹ ਸੰਗਤ ਅਤੇ ਮੀਡੀਏ ਦਾ ਧੰਨਵਾਦ ਕੀਤਾ। ਜਦ ਕਿ ਬਾਕੀ ਬੁਲਾਰਿਆਂ ਵਿੱਚ ਭਾਈ ਹਰਪ੍ਰੀਤ ਸਿੰਘ, ਫੋਲਰ ਸਿਟੀ ਮੇਅਰ ਡੇਵਿਡ ਕਾਰਟੀਨਾ ਅਤੇ ਬਾਕੀ ਕੌਂਸਲ ਮੈਂਬਰਾਂ ਨੇ ਸਿੱਖ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ। ਸਮੁੰਚੇ ਪ੍ਰੋਗਰਾਮ ਦੌਰਾਨ ਸਟੇਜ ਸੰਚਾਲਨ ਦੀ ਸੇਵਾ ਰਾਜ ਸਿੰਘ ਬਦੇਸਾਂ ਨੇ ਨਿਭਾਈ। ਅਖੀਰ ਵਿੱਚ ਯਾਦਗਾਰੀ ਪਲਾ ਵਿੱਚ ਅਮਿੱਟ ਯਾਦਾ ਛੱਡਦਾ ਇਹ ਨਗਰ ਕੀਰਤਨ ਆਪਣੀ ਪਰਕਰਮਾ ਦਾ ਲੰਮੇਰਾ ਪੈਂਡਾ ਤਹਿ ਕਰਦਾ ਹੋਇਆ ਗੁਰੂਪੁਰਬ ਪਹੁੰਚਣ ਉਪਰੰਤ ਦਰਬਾਰ ਸਾਹਿਬ ਅੰਦਰ ਗੁਰਮਤਿ ਸਮਾਗਮ ਨਾਲ ਖਾਲਸਾਈ ਰੰਗ ਅਤੇ ਗੁਰੂ ਮਹਿਮਾ ਦੀਆਂ ਖੁਸ਼ੀਆਂ ਵੰਡਦਾ ਹੋਇਆ ਸਮੁੰਰਨ ਹੋਇਆ।



MAJESTIC HOMES

PRICE REDUCED
\$1,655,555
7112 Westmoorland Dr
Berkeley

GORGEOUS HOME IN BERKELEY HILLS
Gorgeous 4000+ sqft home in Claremont Hills with 4 Bedrooms and 3.5 bathrooms. Stunning bay, & city lights views. Beautiful hardwood floors throughout. Granite counters, stainless steel appliance in the kitchen. Bonus room and a bar. Fire sprinklers, intercom and many upgrades. Court location. Just minutes away from the City. You have to see it to appreciate this GEM



JUST LISTED
\$329,900
3314 Canim Ct
Antioch
3 Bedrooms and 2 Bathrooms - Best Deal in Antioch
Cozy 3 Bedrooms, 2 bath and 2 car garage in a court location on a 6600 sqft lot. Granite counter tops in kitchen. Fresh paint inside. Dual pane windows. Fire place in living room. Central heating and air conditioning. Storage shed in the backyard, new fence. Possible RV parking. Single story home. Court location.



COMING SOON
3201 Magicwoods
Ct Sacramento
\$278,888

ਤੁਸੀਂ ਸਾਡੇ ਨਾਲ ਹਿੰਦੀ ਅਤੇ ਪੰਜਾਬੀ ਭਾਸ਼ਾ ਵਿਚ ਵੀ ਗੱਲ ਕਰ ਸਕਦੇ ਹੋ।



Ramesh Suman, Broker
BRE - 00871752 GRI, CDPE, RCS-D
RES.NET AMP REO Certified
HAPA Short Sale Specialist
Director - East Bay Regional Data, Inc.
925) 779-1234



Deo Raj "Dave" Singh, Realtor
BRE License - 01789784
Direct: (925)766-3280
E-mail: Dave@MajesticHomes.us



Rajbir S. Sarkaria, Realtor
BRE License - 01499991
Direct: (925)766-5784
E-mail: Raj@MajesticHomes.us



2006 A Street, Suite 219, Antioch, CA 94509
Service Excellence - Experience the Difference
WWW.MajesticHomes.US **Email: Ramesh@RameshSuman.com**

3 Bedrooms and 2 Bathrooms - Home in Sacramento
Seller got tired of leasing 3 Bedrooms, 2 bath and 2 car garage. Over 10,000 sqft lot, big enough to add a pool. Central heating and air conditioning. Needs some TLC. Single story home. Court location.

ਅਮਰੀਕੀ ਲੁਬਾਣਾਂ ਯੂਥ "ਆਪ" ਆਗੂ ਬੀਬੀ ਹਰਪ੍ਰੀਤ ਕੌਰ ਬਾਜਵਾ ਦੇ ਹੱਕ ਵਿੱਚ ਨਿੱਤਰਿਆ

ਸੈਨਹੋਜੇ (ਕੈਲੇਫੋਰਨੀਆ) ਨੀਟਾ ਮਾਛੀਕੇ/ ਕੁਲਵਤ ਧਾਲੀਆਂ- ਬੇਸ਼ੱਕ ਅਮਰੀਕੀ ਰਾਸ਼ਟਰਪਤੀ ਦੀਆਂ ਚੋਣਾਂ ਵੀ ਸਿਰ ਤੇ ਹਨ, ਲੇਕਿਨ ਪ੍ਰਵਾਸੀ ਪੰਜਾਬੀਆਂ ਦਾ ਧਿਆਨ ਇਸ ਮੌਕੇ ਪੰਜਾਬ ਵਿਧਾਨ ਸਭਾ ਚੋਣ 2017 ਤੇ ਕੇਂਦਰਿਤ ਹੈ। ਪਿਛਲੇ ਲੰਮੇ ਅਰਸੇ ਤੋਂ ਅਕਾਲੀ-ਕਾਂਗਰਸ ਦੀ ਉਤਰ ਕਾਟੋ ਮੈਂ ਚੜਾਂ ਵਾਲੀ ਖੇਡ ਤੋਂ ਅੱਕੇ ਪ੍ਰਵਾਸੀ ਪੰਜਾਬੀਆਂ ਸਿਰ ਇਸ ਵਾਰ ਤੀਜੀ ਪਿਰ ਦੇ ਵਜੋਂ ਉਭਰੀ "ਆਪ" ਪਾਰਟੀ ਦਾ ਜਾਦੂ ਵੀ ਸਿਰ ਚੜਕੇ ਬੋਲ ਰਿਹਾ ਹੈ। ਜਿਵੇਂ-ਜਿਵੇਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਚੋਣ ਦੰਗਲ ਵਿੱਚ ਉਤਾਰਨੇ ਸ਼ੁਰੂ ਕੀਤੇ ਹਨ, ਤਿਵੇਂ-ਤਿਵੇਂ ਉਥੇ ਚੋਣ ਅਖਾੜਾ ਚਰਮ ਸੀਮਾਂ ਵੱਲ ਨੂੰ ਵੱਧ ਰਿਹਾ ਹੈ, ਅਤੇ ਆਪੋ ਆਪਣੇ ਹਲਕੇ ਦੇ ਉਮੀਦਵਾਰ ਦੇ ਨਾਮ ਨੂੰ ਲੈਕੇ ਵੋਟਰਾਂ ਵਿੱਚ ਉਤਸੁਕਤਾ ਵੀ ਪਾਈ ਜਾ ਰਹੀ ਹੈ। ਇਸੇ ਕਤੀ ਤਹਿਤ ਹਲਕਾ ਦਸੂਹਾ ਦੀ ਸੀਟ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪਿਛਲੇ ਦਿਨੀ ਪੂਰੇ ਅਮਰੀਕਾ ਵਿੱਚ ਦਸੂਹਾ ਸੀਟ ਨੂੰ ਲੈਕੇ ਇਥੋਂ ਦੇ ਲੁਬਾਣਾ ਭਾਈਚਾਰੇ ਦੇ ਯੂਥ ਵੱਲੋਂ ਅਮਰੀਕਾ ਦੇ ਵੱਖੋ-ਵੱਖ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ, ਇਹਨਾਂ ਸਭਾਵਾਂ ਦੌਰਾਨ ਯੂਥ ਨੇ ਦਸੂਹਾ ਹਲਕੇ ਦੀ ਪਤੀ ਲਿਖੀ ਆਪ ਪਾਰਟੀ ਦੀ ਸੰਭਾਵੀ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਬਾਜਵਾ ਨੂੰ ਆਪਣਾ ਸਮਰਥਨ



ਦੇਣ ਦਾ ਐਲਾਨ ਕੀਤਾ। ਇਸ ਮੌਕੇ ਬੁਲਾਰਿਆ ਨੇ ਕਿਹਾ ਕਿ ਬੀਬੀ ਹਰਪ੍ਰੀਤ ਕੌਰ ਇੱਕ ਸਫਲ ਟੀਚਰ ਦੇ ਤੌਰ ਤੇ ਦਸੂਹਾ ਹਲਕੇ ਦੇ ਸਕੂਲਾਂ ਵਿੱਚ ਲੰਮਾ ਸਮਾਂ ਅੰਗ੍ਰੇਜ਼ੀ ਦੀ ਅਧਿਆਪਕਾ ਰਹਿ ਚੁਕੀ ਹੈ ਅਤੇ ਹੁਣ ਉਹ ਇੱਕ ਸਥਾਪਤ ਕਾਰੋਬਾਰੀ ਦੇ ਤੌਰ ਲੋਕ ਸੇਵਕਾ ਵਜੋਂ ਜੀਵਨ ਬਤੀਤ ਕਰ ਰਹੇ ਹਨ ਅਤੇ ਅਸੀਂ ਚਹੁੰਦੇ ਹਾਂ ਕਿ ਦਸੂਹਾ ਹਲਕੇ ਦੀ ਡੋਰ ਇੱਕ ਸਾਫ਼ ਸੁਥਰੇ ਅਕਸ ਵਾਲੇ ਪੜ੍ਹੇ ਲਿੱਖੇ ਲੀਡਰ ਦੇ ਹੱਥਾਂ ਵਿੱਚ ਦਿੱਤੀ ਜਾਵੇ ਤਾਂ ਜੋ ਉਹ ਆਮ ਲੋਕਾਂ ਦੇ ਮਸਲੇ ਵਿਧਾਨ ਸਭਾ ਵਿੱਚ ਸੁਚੱਜੇ ਢੰਗ ਨਾਲ ਉਠਾ ਸਕੇ। ਬੁਲਾਰਿਆਂ ਨੇ ਕਿਹਾ ਕਿ ਬੀਬੀ ਹਰਪ੍ਰੀਤ ਕੌਰ ਬਾਜਵਾ ਪੰਜਾਬ ਲਈ ਇਹਨੀ ਸੁਹਿਰਦ ਹੈ ਕਿ ਉਹ ਕਨੇਡੀਅਨ ਇਮੀਗ੍ਰੇਟ ਹੋਣ ਦੇ ਬਾਵਜੂਦ ਕਨੇਡਾ ਨਹੀਂ ਗਈ ਬਲਕਿ ਪੰਜਾਬ ਅੰਦਰ ਰਹਿਕੇ ਸਿਸਟਮ ਖਿਲਾਫ ਲੜਾਈ ਲੜ ਰਹੀ ਹੈ। ਮੌਕਾ ਕੋਲ ਹੋਣਦੇ ਬਾਵਜੂਦ ਉਹਨੇ ਕਿਸੇ ਵੀ ਆਪਣੇ ਬੱਚੇ ਨੂੰ ਕਨੇਡਾ ਦੀ ਧਰਤੀ ਤੇ ਜਨਮ ਨਹੀਂ ਦਿੱਤਾ, ਸਗੋਂ ਉਹਨਾਂ ਦੇ ਆਪਣੇ ਬੱਚੇ ਵੀ ਪੰਜਾਬ ਦੇ ਜੰਮੇ ਜਾਏ ਹਨ, ਸ੍ਰੀ ਮਤੀ ਹਰਪ੍ਰੀਤ ਕੌਰ ਬਾਜਵਾ ਜਿਥੇ ਪੰਜਾਬ ਦੇ ਚੋਟੀ ਦੇ ਸਕੂਲਾਂ ਦੀ ਗ੍ਰੈਜੂਏਟ ਹੈ ਉਥੇ ਉਹ ਮਹਿਲਾ ਵਿੰਗ ਦੀ ਐਕਟਿਵ ਵਲੰਟੀਅਰ ਦੇ ਤੌਰ ਤੇ ਵੀ ਸੇਵਾਵਾਂ ਨਿਭਾ ਰਹੇ ਹਨ, ਅਤੇ ਇਸੇ ਕਰਕੇ ਅਸੀਂ ਤਨੋ ਮਨੋ ਅਤੇ ਧਨੋ ਦਸੂਹੇ ਹਲਕੇ ਦੀ ਭਲਾਈ ਲਈ ਬੀਬੀ ਜੀ ਦੇ ਨਾਲ ਹਾਂ।


ਪੰਜਾਬ ਵਿੱਚ ਤੀਹ ਹਜ਼ਾਰ ਕੱਚੇ ਮੁਲਾਜ਼ਮ ਹੋਣਗੇ ਪੱਕੇ

ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਵਿਭਾਗਾਂ, ਸੁਸਾਇਟੀਆਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਠੇਕੇ 'ਤੇ ਕੰਮ ਕਰਨ ਵਾਲੇ 30 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ 'ਤੇ ਮੋਹਰ ਲਗਾ ਦਿੱਤੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀ-ਟਿੰਗ ਦੌਰਾਨ ਆਉਟਸੋਰਸਿੰਗ ਏਜੰਸੀਆਂ ਜਾਂ ਠੇਕੇਦਾਰ ਰਾਹੀਂ ਕੰਮ ਕਰਦੇ ਹੋਰ ਹਜ਼ਾਰਾਂ ਮੁਲਾਜ਼ਮਾਂ ਨੂੰ ਠੇਕਾ ਆਧਾਰਤ ਮੁਲਾਜ਼ਮ ਪ੍ਰਵਾਨ ਕਰ ਲਿਆ ਗਿਆ। ਉਪ ਮੁੱਖ ਮੰਤਰੀ ਸੁਖ-ਬੀਰ ਬਾਦਲ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਦੀ ਰਿਪੋਰਟ ਨੂੰ ਵਜ਼ਾਰਤ ਦੇ ਸਨਮੁੱਖ ਰੱਖਿਆ ਗਿਆ, ਜਿਸ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਮੰਤਰੀ ਮੰਡਲ ਦੇ ਫੈਸਲੇ ਦਾ ਸਿੱਖਿਆ ਵਿਭਾਗ ਦੇ ਤਕਰੀਬਨ 11 ਹਜ਼ਾਰ, ਸਿਹਤ ਵਿਭਾਗ ਦੇ 8 ਹਜ਼ਾਰ, ਸਥਾਨਕ ਸਰਕਾਰਾਂ ਵਿਭਾਗ ਦੇ 4 ਹਜ਼ਾਰ ਮੁਲਾਜ਼ਮਾਂ ਨੂੰ ਲਾਭ ਮਿਲੇਗਾ। ਠੇਕੇ/ ਐਡਹਾਕ/ ਦਿਹਾੜੀਦਾਰ/ ਆਰਜ਼ੀ/ ਵਰਕਚਾਰਜ ਆਧਾਰਤ ਵਿਭਾਗਾਂ/ ਬੋਰਡਾਂ/ ਕਾਰਪੋਰੇਸ਼ਨਾਂ ਤੇ ਸੁਸਾਇਟੀਆਂ ਵਿੱਚ ਗਰੁੱਪ ਏ, ਬੀ ਤੇ ਸੀ ਦੇ

ਤਿੰਨ ਸਾਲ ਦੀ ਲਗਾਤਾਰ ਸੇਵਾ ਮੁਕੰਮਲ ਕਰਨ, ਵਿਦਿਅਕ ਯੋਗਤਾ ਪੂਰੀ ਕਰਨ, ਮੁਢਲੀ ਨਿਯੁਕਤੀ ਵੇਲੇ ਨਿਰਧਾਰਤ ਉਮਰ ਸੀਮਾ ਅਤੇ ਤੈਅ ਪ੍ਰਕਿਰਿਆ ਅਨੁਸਾਰ ਪਾਰਦਰਸ਼ੀ ਤਰੀਕੇ ਰਾਹੀਂ ਭਰਤੀ ਹੋਏ ਮੁਲਾਜ਼ਮ ਪੱਕੇ ਕੀਤੇ ਗਏ ਹਨ। ਇਨ੍ਹਾਂ ਮੁਲਾਜ਼ਮਾਂ ਦੀ ਮੌਜੂਦਾ ਤਨਖਾਹ ਨੂੰ ਜਿਉਂ ਦੀ ਤਿਉਂ ਬਣਾਈ ਰੱਖਿਆ ਗਿਆ ਹੈ ਅਤੇ ਅਗਲੇ ਤਿੰਨ ਸਾਲਾਂ ਲਈ ਆਪਣੀ ਆਖਰੀ ਤਨਖਾਹ ਦੇ ਬਰਾਬਰ ਤਨਖਾਹ ਲੈਂਦੇ ਰਿ-ਹਠਗੇ ਅਤੇ ਭੱਤੇ ਨਹੀਂ ਮਿਲਣਗੇ। ਮੰਤਰੀ ਮੰਡਲ ਨੇ ਪ੍ਰਾਈਵੇਟ ਆਉਟਸੋਰਸਿੰਗ ਏਜੰਸੀਆਂ ਜਾਂ ਠੇਕੇਦਾਰਾਂ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਅਪਣਾਉਣ ਦਾ ਫੈਸਲਾ ਕੀਤਾ ਹੈ। ਇਹ ਮੁਲਾਜ਼ਮ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਆ ਜਾਣਗੇ ਅਤੇ ਸਰਕਾਰ ਦੇ ਠੇਕੇ ਵਾਲੇ ਹੋਰ ਮੁਲਾਜ਼ਮਾਂ ਵਾਂਗ ਲਾਭ ਲੈਣ ਦੇ ਯੋਗ ਹੋਣਗੇ। ਮੰਤਰੀ ਮੰਡਲ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਾਰੇ ਵਿਭਾਗਾਂ ਵਿੱਚ ਤਰਜ਼ ਦੇ ਆਧਾਰ 'ਤੇ ਮੁਲਾਜ਼ਮਾਂ ਨਾਲ ਸਬੰਧਤ ਸਾਰੇ ਕੇਸਾਂ ਬਾਰੇ ਫੈਸਲਾ ਲੈਣ ਅਤੇ ਤਿੰਨ ਹਫ਼ਤਿਆਂ 'ਚ ਨਿਪਟਾਰਾ ਕੀਤਾ ਜਾਵੇ।

ਵਲੋਹੋ ਵਿਖੇ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਵਲੋਹੋ (ਬਿਊਰੋ)- ਭਗਵਾਨ ਵਾਲਮੀਕ ਜੀ ਦੀਆਂ ਪ੍ਰਸ਼ੰਸਕ ਸੰਗਤਾਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਵਲੋਹੋ ਵਿਖੇ ਬੀਤੀ 16 ਅਕਤੂਬਰ ਨੂੰ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਮਾਇਣ ਦੀ ਸੇਵਾ ਸੋਢੀ ਨਾਹਰ ਜੀ ਨੇ, ਗੀਤਾਂ ਅਤੇ ਗਾਇਨ ਅਤੇ ਕੀਰਤਨ ਦੀ ਸੇਵਾ ਭੁਪਿੰਦਰ ਭਿੰਦਾ, ਅਮਰਜੀਤ ਲਾਲੀ, ਪ੍ਰਸਿੱਧ ਕਵੀ ਗੁਰਦਿਆਲ ਸਿੰਘ ਨੂਰਪੁਰੀ ਨੇ ਆਪਣੀਆਂ ਵਿਅੰਗਮਈ ਕਵਿਤਾਵਾਂ ਨਾਲ ਸੰਬੋਧਨ ਕਰਦਿਆਂ ਨਿਭਾਈ। ਇਸ ਮੌਕੇ ਸਟੇਜ ਦੀ ਸੇਵਾ ਕੇਵਲ ਸਿੰਘ ਸਿੰਘੂ ਨੇ ਨਿਭਾਈ। ਵੱਖ ਵੱਖ ਬੁਲਾਰਿਆਂ ਜਿਹਨਾਂ ਵਿੱਚ ਗੁਰਪਾਲ ਸਿੰਘ, ਕੇਵਲ ਸਿੰਘੂ, ਰਵੀਪਾਲ ਸਿੰਘ, ਬਲਜੀਵਨ ਦਾਸ ਨੇ ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸੁਖਪ੍ਰੀਤ ਸਿੰਘੂ, ਸਿਵਤਾਰ ਸਿੰਘੂ, ਕਰਨ ਸਿੰਘ ਨਾਹਰ, ਅਰਵਿੰਦਰ ਪਾਲ ਸਿੰਘ ਨਾਹਰ, ਅੰਮ੍ਰਿਤਪਾਲ ਸਿੰਘ, ਅਜਮੇਰ ਸਿੰਘ ਘਾਹੂ, ਦੀਪ ਸਿੰਘ ਘਾਹੂ, ਬਲਵੀਰ ਸਿੰਘ, ਸੁਲਤਾਨ ਅਖਤਰ, ਅਸ਼ੋਕ ਸਿੰਘੂ, ਹਨੀ ਸਿੰਘੂ,



ਕੁਲਦੀਪ ਕੌਰ ਨਾਹਰ, ਚਰਨ ਨਾਹਰ, ਨਵਕਿਰਨਜੀਤ ਕੌਰ ਨਾਹਰ, ਅਮਰਜੀਤ ਕੌਰ ਸਿੰਘੂ ਨੇ ਅਹਿਮ ਭੂਮਿਕਾ ਨਿਭਾਈ।

ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਪ੍ਰਧਾਨ ਸੂ ਦਰਬਾਰਾ ਸਿੰਘ ਦੀ ਮੌਤ ਤੇ ਸ਼ੋਕ ਮਤਾ

ਇੰਡੋ ਅਮੈਰੀਕਨ ਹੈਰੀਟੇਜ ਫੋਰਮ ਫਰੇਜ਼ਨੋ ਵਲੋਂ ਇੱਕ ਮਤੇ ਰਾਹੀਂ ਸੂ ਦਰਬਾਰਾ ਸਿੰਘ ਢਿਲੋਂ, ਐਡਵੋਕੇਟ ਦੇ ਅਚਾਨਕ ਅਕਾਲ ਚਲਾਣੇ ਤੇ ਅਸੀਮ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦਰਬਾਰਾ ਸਿੰਘ ਢਿਲੋਂ ਬੇੜੇ ਅਰਸੇ ਦੀ ਬਿਮਾਰੀ ਉਪਰੰਤ ਸਥਾਨਕ ਨਿੱਜੀ ਹਸਪਤਾਲ ਵਿੱਚ ਸਦੀਵੀ ਵਿਛੋੜਾ ਦੇ ਗਏ। ਸੂ ਦਰਬਾਰਾ ਸਿੰਘ ਢਿਲੋਂ, ਐਡਵੋਕੇਟ ਪਿਛਲੇ ਕਈ ਸਾਲਾਂ ਤੋਂ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਪ੍ਰਧਾਨ ਦੀਆਂ ਸੇਵਾਵਾਂ ਨਿਭਾਅ ਰਹੇ ਸਨ। ਉਹ ਦੇਸ਼ ਭਗਤ ਯਾਦਗਾਰ ਕਮੇਟੀ ਦੇ ਬਣਨ ਤੋਂ ਲੈ ਕੇ ਹਮੇਸ਼ਾ ਇਸ ਨਾਲ ਜੁੜੇ ਰਹੇ ਅਤੇ ਗਦਰੀ ਬਾਬਾ ਭਗਤ ਸਿੰਘ ਬਿਲਗਾ ਜੀ ਦੀ ਮੌਤ ਤੋਂ ਬਾਅਦ ਉਹ ਸਰਬ ਸੰਮਤੀ ਨਾਲ ਕਮੇਟੀ ਦੇ ਪ੍ਰਧਾਨ ਬਣੇ ਸਨ। ਉਨ੍ਹਾਂ ਦੀ ਸਚੱਜੀ ਅਗਵਾਈ ਵਿੱਚ ਯਾਦਗਾਰ ਕਮੇਟੀ ਨੇ ਮਹਾਨ ਦੇਸ਼ ਭਗਤਾਂ ਦੇ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਈ ਪੁਲਾਘਾਂ ਪੁਟੀਆਂ। ਫੋਰਮ ਵਲੋਂ 'ਮੇਲਾ ਗਦਰੀ ਬਾਬਿਆਂ ਦਾ' ਸਾਲ 2012 ਦੇ ਮੇਲੇ ਵਿੱਚ ਆਪ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਹ ਪੰਜਾਬ



ਹਰਿਆਣਾ ਹਾਈਕੋਰਟ ਦੇ ਪ੍ਰਸਿੱਧ ਵਕੀਲ ਸਨ। ਉਹ ਬੜੀ ਉਚੀ ਸੁੱਚੀ ਸੋਚ ਦੇ ਬਾਨੀ ਅਤੇ ਸਾਉ ਸੁਭਾਅ ਦੇ ਮਾਲਕ ਸਨ। ਉਹ ਸਮੇਂ ਦੀਆਂ ਸਰਕਾਰਾਂ ਅਤੇ ਪੁਲੀਸ ਵਧੀਕੀਆਂ ਦੇ ਖਿਲਾਫ ਲੋਕ ਨੇਤਾਵਾਂ ਦੇ ਕੇਸ ਅਤੇ ਕਨੂੰਨੀ ਲੜਾਈ ਬਿਨਾਂ ਕਿਸੇ ਮੁਆਵਜੇ ਦੇ ਲੜਦੇ ਰਹੇ। ਫੋਰਮ ਉਨ੍ਹਾਂ ਦੀਆਂ ਲੋਕ ਸੇਵਾਵਾਂ ਪ੍ਰਤੀ ਸਿਰ

ਝੁਕਾਉਦਾ ਹੈ ਅਤੇ ਉਨ੍ਹਾਂ ਦੀ ਮੌਤ ਤੇ ਸ਼ੋਕ ਦਾ ਇਜਹਾਰ ਕਰਦਾ ਹੈ। ਫੋਰਮ ਵਲੋਂ ਇਹ ਸ਼ੋਕ ਮਤਾ ਪਾਸ ਕਰਕੇ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਨੂੰ ਭੇਜਿਆ ਗਿਆ। ਫੋਰਮ ਦੇ ਸਕੱਤਰ ਸੁੰਦਰ ਸਿੰਘ ਮੰਦਲੀ ਅਤੇ ਪ੍ਰਧਾਨ ਗੁਰਦੀਪ ਸਿੰਘ ਗਿਲ ਨੇ ਦੱਸਿਆ ਕਿ ਇੰਡੋ ਅਮੈਰੀਕਨ ਹੈਰੀਟੇਜ ਫੋਰਮ ਗਦਰ ਪਾਰਟੀ ਦੇ ਮਹਾਨ ਸਪੂਤ ਸੂ. ਕਰਤਾਰ ਸਿੰਘ ਸਰਾਭਾ ਦੇ 101ਵੇਂ ਸ਼ਹੀਦੀ ਦਿਵਸ ਤੇ ਦੇ ਸਮਾਗਮ ਕਰਵਾਏਗਾ। ਪਹਿਲਾ, 12 ਨਵੰਬਰ ਦਿਨ ਸ਼ਨੀਵਾਰ ਨੂੰ 5 ਵੁਡ ਸਟਰੀਟ ਸਾਨਫਰਾਂਸਿਸਕੋ ਵਿਖੇ ਗਦਰ ਮੈਮੋਰੀਅਲ ਹਾਲ ਵਿੱਚ ਹਮੇਸ਼ਾ ਦੀ ਤਰਾਂ ਕੀਤਾ ਜਾਵੇਗਾ। ਇਸ ਸਬੰਧੀ ਸਾਰੇ ਪ੍ਰਬੰਧ ਮਕੰਮਲ ਹੋ ਗਏ ਹਨ। ਇਹ ਸਮਾਗਮ ਗਦਰ ਫਾਉਂਡੇਸ਼ਨ ਆਫ ਕੈਲੀਫੋਰਨੀਆ, ਸੈਕਰਾਮੈਂਟੋ ਅਤੇ ਇੰਡੋ ਅਮੈਰੀਕਨ ਦੇਸ਼ ਭਗਤ ਫਾਉਂਡੇਸ਼ਨ, ਬੇ ਏਰੀਆ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਦੂਜਾ ਜਨਤਕ ਸਮਾਗਮ ਫਰੇਜ਼ਨੋ ਵਿੱਚ 20 ਨਵੰਬਰ ਦਿਨ ਐਤਵਾਰ ਨੂੰ ਇੰਡੀਆ ਉਹਨ ਦੇ ਹਾਲ ਵਿੱਚ ਬਾਅਦ ਦੁਪਿਹਰ ਇੱਕ ਵਜੇ ਤੋਂ 5 ਵਜੇ ਤੱਕ ਹੋਵੇਗਾ। ਇਹ ਹਾਲ 3035 ਵੈਸਟ ਏਸਲਨ ਐਵਨਿਊ ਫਰੇਜ਼ਨੋ ਤੇ ਸਥਿਤ ਹੈ। ਇਹਨਾਂ ਦੋਨਾਂ ਸਮਾਗਮਾਂ ਵਿੱਚ ਬੱਚਿਆਂ ਦੀਆਂ ਟੀਮਾਂ ਹਿਸਾ ਲੈਣਗੀਆਂ। ਇਥੇ ਚਾਹ ਪਾਣੀ ਦਾ ਵੀ ਪ੍ਰਬੰਧ ਹੋਵੇਗਾ। ਸਮੂਹ ਭਾਈਚਾਰੇ ਨੂੰ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ।

ਸੋਹਣ ਲਾਲ ਸਹੋਤਾ ਜੀ ਦਾ ਦੇਹਾਂਤ

ਪ੍ਰਸਿੱਧ ਸਮਾਜ ਸੇਵੀ ਅਤੇ ਕਮਿਊਨਿਟੀ ਲੀਡਰ ਸ੍ਰੀ ਸੋਹਣ ਲਾਲ ਸਹੋਤਾ (ਬੀ ਡੀ ਪੀ. ਓ) 22 ਅਕਤੂਬਰ ਦੀ ਸ਼ਾਮ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ। ਸੋਹਣ ਲਾਲ ਸਹੋਤਾ 15 ਜਨਵਰੀ 1929 ਨੂੰ ਜਨਮੇ ਸਨ, ਜਿਹਨਾਂ ਨੇ ਆਪਣੇ ਜੀਵਨ ਵਿੱਚ ਬਹੁਤ ਸੰਘਰਸ਼ ਕੀਤਾ ਅਤੇ ਸਨਮਾਨਯੋਗ ਅਹੁਦੇ ਤੱਕ ਪਹੁੰਚੇ। ਇਹਨਾਂ ਦਾ ਪਿਛਲਾ ਪਿੰਡ ਮਾਣਕਪੁਰ, ਤਹਿਸੀਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਹੈ। ਇਹਨਾਂ ਨੇ ਆਪਣੀ ਮੁਢਲੀ ਸਿੱਖਿਆ ਪਿੰਡ ਨੰਗਲ ਅੰਬੀਆਂ ਤੋਂ ਪ੍ਰਾਪਤ ਕੀਤੀ ਅਤੇ ਬੀ. ਏ. ਤੱਕ ਦੀ ਪੜ੍ਹਾਈ ਖਾਲਸਾ ਕਾਲਜ ਜਲੰਧਰ ਤੋਂ ਪ੍ਰਾਪਤ ਕੀਤੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇਹਨਾਂ ਨੂੰ ਗ੍ਰਾਮ ਸੇਵਕ ਦੀ ਨੌਕਰੀ ਮਿਲ ਗਈ। ਉਸ ਤੋਂ ਬਾਅਦ ਇਹਨਾਂ ਦਾ ਵਿਆਹ ਬੀਬੀ ਸਵਰਨ ਕੌਰ ਨਾਲ ਹੋਇਆ ਅਤੇ ਬੀਬੀ ਸਵਰਨ ਕੌਰ ਦੀ ਕੁੱਖੋਂ ਸੱਤ ਬੱਚਿਆਂ ਦਾ ਜਨਮ ਹੋਇਆ, ਜਿਹਨਾਂ ਵਿੱਚੋਂ ਚਾਰ ਲੜਕੀਆਂ ਅਤੇ ਤਿੰਨ ਲੜਕੇ ਹਨ, ਜੋ ਸਾਰੇ ਅਮਰੀਕਾ ਵਿੱਚ ਰਹਿੰਦੇ ਹਨ। ਕੁਝ ਸਮੇਂ ਬਾਅਦ ਇਹਨਾਂ ਦੀ ਮਿਹਨਤ ਸਦਕਾ ਸਰਕਾਰ ਨੇ ਇਹਨਾਂ ਨੂੰ ਬੀ. ਡੀ. ਪੀ. ਓ. ਬਣਾ ਦਿੱਤਾ। ਉਸ ਤੋਂ ਬਾਅਦ 1988 ਵਿੱਚ ਰਿਟਾਇਰ ਹੋ ਕੇ 1989 ਵਿੱਚ ਅਮਰੀਕਾ ਆ ਗਏ। ਇੱਥੇ ਆ ਕੇ ਉਹਨਾਂ ਨੇ ਬੜੀ ਮਿਹਨਤ ਕੀਤੀ ਅਤੇ 1994 ਵਿੱਚ ਉਹ ਮਹਾਰਿਸ਼ੀ ਵਾਲਮੀਕ ਸਭਾ ਯੂ ਐਸ ਏ ਦੇ ਮੈਂਬਰ ਬਣੇ ਅਤੇ ਪੰਜ ਸਾਲਾਂ ਬਾਅਦ ਅੰਤ ਤੱਕ ਸਭਾ ਦੇ ਸਕੱਤਰ ਵਜੋਂ ਸੇਵਾ ਨਿਭਾਈ। ਸ੍ਰੀ ਸੋਹਣ ਲਾਲ ਸਹੋਤਾ ਜੀ ਦਾ ਅੰਤਿਮ ਸਸਕਾਰ 30 ਅਕਤੂਬਰ ਦਿਨ ਐਤਵਾਰ ਨੂੰ Ullrey Memorial


Chapel 817 Almond Street Yuba City CA, 95991 ਵਿਖੇ ਸਵੇਰੇ 11 ਤੋਂ 1 ਵਜੇ ਤੱਕ ਕੀਤਾ ਜਾਵੇਗਾ। ਮਹਾਰਿਸ਼ੀ ਵਾਲਮੀਕ ਸਭਾ ਯੂ ਐਸ ਏ, ਬਾਬਾ



ਜੀਵਨ ਸਿੰਘ ਨੌਜਵਾਨ ਸਭਾ ਕੈਲੇਫੋਰਨੀਆ, ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਦੀ ਪ੍ਰਬੰਧਕ ਕਮੇਟੀ ਅਤੇ ਅਦਾਰਾ 'ਦੇਸ਼ ਦੁਆਬਾ' ਵੱਲੋਂ ਸਮੂਹ ਸਹੋਤਾ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਅਰਦਾਸ ਕੀਤੀ ਜਾਂਦੀ ਹੈ ਕਿ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ। *****

ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਦਿੱਤੀ ਵਿਰਾਸਤੀ ਦਿਖ

ਅੰਮ੍ਰਿਤਸਰ— ਪੁਰਾਤਨ ਟਾਊਨ ਹਾਲ ਇਮਾਰਤ ਤੋਂ ਸ੍ਰੀ ਹਰਿਮੰਦਰ ਸਾਹਿਬ ਤਕ ਦੇ ਰਸਤੇ ਨੂੰ ਨਵੀਂ ਵਿਰਾਸਤੀ ਦਿਖ ਦੇ ਦਿੱਤੀ ਗਈ ਹੈ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਨੂੰ ਵਿਸ਼ਵ ਪੱਧਰੀ ਵਿਰਾਸਤੀ ਤੇ ਸੁੰਦਰ ਦਿਖ ਦੇਣ ਦਾ ਸੁਪਨਾ ਪੂਰਾ ਹੋ ਗਿਆ ਹੈ। ਉਨ੍ਹਾਂ ਇਸ ਨੂੰ ਲੋਕਾਂ ਲਈ ਦੀਵਾਲੀ ਦਾ ਤੋਹਫਾ ਕਰਾਰ ਦਿੱਤਾ। ਮੀਡੀਆ ਨੂੰ ਵਿਰਾਸਤੀ ਸੈਰ ਕਰਾਉਣ ਦੌਰਾਨ ਉਨ੍ਹਾਂ ਭਾਰਤ-ਪਾਕਿ ਵੰਡ ਮਿਊਜ਼ੀਅਮ ਦਾ ਰਸਮੀ ਉਦਘਾਟਨ ਵੀ ਕੀਤਾ। ਸਮੁੱਚੀ ਯੋਜਨਾ 'ਤੇ ਸਰਕਾਰ ਨੇ ਲਗਭਗ 250 ਕਰੋੜ ਰੁਪਏ ਖਰਚ ਕੀਤੇ ਹਨ ਅਤੇ 170 ਇਮਾਰਤਾਂ ਦੀ ਬਾਹਰੀ ਦਿਖ ਨੂੰ ਨਵਿਆਉਣ ਲਈ 160 ਕਰੋੜ ਰੁਪਏ ਖਰਚੇ ਹਨ।



ਵਿਰਾਸਤੀ ਸੈਰ ਅੰਮ੍ਰਿਤਸਰ ਬਾਈਪਾਸ ਨੇੜੇ ਬਣਾਏ ਗਏ 'ਗੇਟਵੇਅ ਆਫ ਅੰਮ੍ਰਿਤਸਰ' ਤੋਂ ਸ਼ੁਰੂ ਹੋਈ। ਉਪ ਮੁੱਖ ਮੰਤਰੀ ਨੇ ਆਖਿਆ ਕਿ ਸ਼ਹਿਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੀ ਯਾਤਰੂਆਂ ਨੂੰ ਇਸ ਸੁਨਹਿਰੀ ਗੇਟ ਨੂੰ ਦੇਖ ਕੇ ਅਹਿਸਾਸ ਹੋ ਜਾਵੇਗਾ ਕਿ ਉਹ ਗੋਲਡਨ ਟੈਂਪਲ (ਸ੍ਰੀ ਹਰਿਮੰਦਰ ਸਾਹਿਬ) ਦੇ ਸ਼ਹਿਰ ਅੰਮ੍ਰਿਤਸਰ ਪੁੱਜ ਰਹੇ ਹਨ। ਗੇਟ 'ਤੇ ਸੁਨਹਿਰੀ ਰੰਗ ਦਾ ਵੱਡਾ ਗੁੰਬਦ ਬਣਾਇਆ ਗਿਆ ਹੈ, ਜੋ ਸ੍ਰੀ ਹਰਿਮੰਦਰ ਸਾਹਿਬ ਨੂੰ ਚਿੰਨ੍ਹਤ ਕਰਦਾ ਹੈ। ਗੇਟ ਦਾ ਡਿਜ਼ਾਇਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਟ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ।

ਟਾਊਨ ਹਾਲ ਦੀ ਪੁਰਾਤਨ ਇਮਾਰਤ ਵਿੱਚ ਦਾਖਲ ਹੁੰਦਿਆਂ ਹੀ ਇਕ ਵੱਡਾ ਫੁਹਾਰਾ ਅਤੇ ਇਸ ਦੇ ਦੋਵੇਂ ਪਾਸੇ ਸਿੱਖ ਘੋੜਸਵਾਰਾਂ ਦੇ ਬੁੱਤ ਜੀ ਆਇਆਂ ਆਖਦੇ ਹਨ। ਪੁਲੀਸ ਸਟੇਸ਼ਨ ਕੋਤਵਾਲੀ ਅਤੇ ਨਗਰ ਨਿਗਮ ਦੇ ਦਫਤਰ ਦੀ ਇਮਾਰਤ ਨੂੰ ਵਿਰਾਸਤੀ ਦਿਖ ਦਿੱਤੀ ਨਾਲ ਕੀਤੀ ਹੈ। ਟਾਊਨ ਹਾਲ ਇਮਾਰਤ ਦੇ ਬਾਹਰ ਬਾਬਾ ਸਾਹਿਬ ਬੀ ਆਰ ਅੰਬੇਦਕਰ ਦੇ ਪੁਰਾਣੇ ਬੁੱਤ ਨੂੰ ਹਟਾ ਕੇ ਇਸ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਸਾਰਾਗੜ੍ਹੀ ਪਾਰਕਿੰਗ ਦੀ ਇਮਾਰਤ ਦੇ ਬਾਹਰਲੇ ਹਿੱਸੇ ਨੂੰ ਵੀ ਵਿਰਾਸਤੀ ਦਿਖ ਦਿੱਤੀ ਗਈ ਹੈ। ਟਾਊਨ ਹਾਲ ਇਮਾਰਤ ਦੀ ਇਕ ਨੁੱਕਰ ਵਾਲੇ ਹਿੱਸੇ ਵਿੱਚ ਰੋਜ਼ਾਨਾ ਲੇਜ਼ਰ ਸ਼ੋਅ ਦਾ ਪ੍ਰਬੰਧ ਕਰਨ ਦੀ ਯੋਜਨਾ ਹੈ, ਜਿਸ ਰਾਹੀਂ ਵੰਡ ਦੀ ਪੀੜ ਨੂੰ ਦਿਖਾਇਆ ਜਾਵੇਗਾ। ਬੁੱਤ ਮਲਕਾਂ ਵਾਲਾ ਚੌਕ ਵਿੱਚ ਹੁਣ ਮਹਾਰਾਜਾ ਰਣਜੀਤ ਸਿੰਘ ਦਾ ਘੋੜੇ 'ਤੇ ਸਵਾਰ ਵਿਸ਼ਾਲ ਬੁੱਤ ਸਥਾਪਤ ਕੀਤਾ ਗਿਆ ਹੈ। ਬੁੱਤ ਨੂੰ 7 ਹਿੱਸਿਆਂ ਵਿੱਚ ਵੰਡਿਆ ਗਿਆ ਹੈ ਅਤੇ ਹੇਠਾਂ 65 ਸ਼ੇਰ, ਹਾਥੀ ਅਤੇ ਨਿਹੰਗ ਸਿੰਘ ਵੀ ਦਿਖਾਏ ਗਏ ਹਨ।

ਜਲਿਆਂਵਾਲਾ ਬਾਗ ਦੇ ਬਾਹਰ ਸ਼ਹੀਦਾਂ ਦੇ ਚਿਹਰੇ ਵਾਲਾ ਇਕ ਵੱਡਾ ਬੁੱਤ ਸਥਾਪਤ ਕੀਤਾ ਗਿਆ ਹੈ। ਬੁੱਤ ਦੇ ਹੇਠਾਂ ਬਣਾਏ ਮੰਚ 'ਤੇ ਸ਼ਹੀਦਾਂ ਦੇ ਨਾਂ ਅੰਕਿਤ ਕੀਤੇ ਗਏ ਹਨ। ਇਥੋਂ ਸ੍ਰੀ ਹਰਿਮੰਦਰ ਸਾਹਿਬ ਤਕ ਦੇ ਸਿੱਧੇ ਰਸਤੇ ਦੇ ਦੋਵੇਂ ਪਾਸੇ ਦੁਕਾਨਾਂ ਦੇ ਬਾਹਰ ਟੀਨ ਦੇ ਛੱਜੇ ਬਣਾਏ ਗਏ ਹਨ।

ਸ੍ਰੀ ਹਰਿਮੰਦਰ ਸਾਹਿਬ ਪ੍ਰਵੇਸ਼ ਦੁਆਰ ਪਲਾਜ਼ਾ ਦੇ ਜ਼ਮੀਨਦੇਜ਼ ਹਿੱਸੇ ਵਿੱਚ ਸੁਖਬੀਰ ਬਾਦਲ ਨੇ ਉਥੇ ਬਣਾਏ ਗਏ ਵੱਖ-ਵੱਖ ਹਾਲ ਦਿਖਾਏ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਸ੍ਰੀ ਹਰਿਮੰਦਰ ਸਾਹਿਬ ਆਦਿ ਦਾ ਇਤਿਹਾਸ ਯਾਤਰੂਆਂ ਨੂੰ ਦਿਖਾਇਆ ਜਾਵੇਗਾ।

ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਵਿਖੇ ਭਗਵਾਨ ਵਾਲਮੀਕ ਜੀ ਦਾ ਜਨਮ ਉਤਸਵ 30 ਨੂੰ



ਯੂਬਾ ਸਿਟੀ— ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕ ਜੀ ਦਾ ਜਨਮ ਉਤਸਵ 30 ਅਕਤੂਬਰ ਦਿਨ ਐਤਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿੱਚ 28 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਗੁਰੂ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰਥ ਹੋਣਗੇ ਅਤੇ 30 ਅਕਤੂਬਰ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ, ਜਿਸ ਵਿੱਚ ਪੰਚ ਪ੍ਰਸਿੱਧ ਕਥਾਵਾਚਕ ਅਤੇ

ਕੀਰਤਨੀਏ ਭਗਵਾਨ ਵਾਲਮੀਕ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਣਗੇ। ਤਿੰਨੋਂ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ।

ਇਸੇ ਦਿਨ 30 ਅਕਤੂਬਰ ਸ਼ਾਮ ਨੂੰ ਗੁਰੂ ਘਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸ਼ਾਮ ਨੂੰ 5 ਵਜੇ ਤੋਂ ਲੈ ਕੇ 8 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਗੁਰੂ ਘਰ ਵਿਖੇ ਸ਼ਾਮ ਨੂੰ ਦੀਪਮਾਲੀ ਕੀਤੀ ਜਾਵੇਗੀ।

ਟਰੰਪ ਨੇ ਜੈਸਿਕਾ ਡਰੇਕ ਦੇ ਦੋਸ਼ ਦਾ ਦਿੱਤਾ ਜਵਾਬ

ਵਾਸ਼ਿੰਗਟਨ— ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਡੋਨਲਡ ਟਰੰਪ ਨੇ ਬਾਲਗ ਫਿਲਮਾਂ ਦੀ ਸਟਾਰ ਜੈਸਿਕਾ ਡਰੇਕ, ਜਿਸ ਨੇ ਉਸ 'ਤੇ ਗਲਤ ਢੰਗ ਨਾਲ ਫੁਹਣ ਦੇ ਦੋਸ਼ ਲਾਏ ਸਨ, ਉਤੇ ਟਿੱਪਣੀਆਂ ਕਰਕੇ ਨਵਾਂ ਵਿਵਾਦ ਛੇਤ ਦਿੱਤਾ ਹੈ। ਉਸ ਨੇ ਕਿਹਾ, 'ਮੈਨੂੰ ਪੂਰਾ ਯਕੀਨ ਹੈ ਕਿ ਇਸ ਤੋਂ ਪਹਿਲਾਂ ਉਸ ਨੂੰ ਕਦੇ ਨਹੀਂ ਛੂਹਿਆ ਗਿਆ।' ਡਬਲਿਊਜੀਆਈਆਰ ਰੇਡੀਓ ਦੇ ਪ੍ਰੋਗਰਾਮ 'ਨਿਊ ਹੈੱਪਸਾਇਰ ਟੂਡੇ' ਵਿੱਚ ਟਰੰਪ ਨੇ ਜੈਸਿਕਾ ਵੱਲੋਂ ਲਾਏ ਗਏ ਦੋਸ਼ਾਂ ਨੂੰ 'ਨਿਰੋ ਮਨਘੜਤ' ਦੱਸਿਆ। ਸੀਐਨਐਨ ਨੇ ਟਰੰਪ ਦੇ ਹਵਾਲੇ ਨਾਲ ਕਿਹਾ, 'ਮੈਂ ਇਨ੍ਹਾਂ ਔਰਤਾਂ ਨੂੰ ਨਹੀਂ ਜਾਣਦਾ। ਜੇ ਉਹ ਕਹਿੰਦੀਆਂ ਹਨ, ਉਹ ਮੇਰੇ ਕਰਨ ਵਾਲੇ ਕੰਮ ਨਹੀਂ। ਤੁਸੀਂ ਜਾਣਦੇ ਹੋ ਮੈਂ ਇਹ ਨਹੀਂ ਕਰਦਾ। ਮੈਂ ਉਨ੍ਹਾਂ ਨੂੰ ਬਾਹਾਂ ਵਿੱਚ ਨਹੀਂ ਭਰਦਾ, ਜਿਵੇਂ ਉਹ ਕਹਿੰਦੀਆਂ ਹਨ। ਇਕ ਕਹਿੰਦੀ, ਉਸ ਨੇ ਮੈਨੂੰ ਬਾਹਾਂ ਵਿੱਚ ਲਿਆ ਅਤੇ ਉਹ ਬਾਲਗ ਫਿਲਮਾਂ ਦੀ ਸਟਾਰ ਹੈ। ਤੁਸੀਂ ਜਾਣਦੇ ਹੋ ਕਿ ਇਹ ਹਾਲ ਹੀ ਵਿੱਚ ਸਾਹਮਣੇ ਆਈ ਹੈ।'

ਭਾਟੀਆ ਪਰਿਵਾਰ ਨੇ ਬੱਚੇ ਅਨਮੋਲ ਭਾਟੀਆ ਦਾ ਜਨਮ ਦਿਨ ਮਨਾਇਆ



ਯੂਬਾ ਸਿਟੀ— ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਵਿਖੇ 20 ਅਕਤੂਬਰ ਦਿਨ ਵੀਰਵਾਰ ਨੂੰ ਸ੍ਰੀ ਰਾਮ ਸੇਵਕ ਭਾਟੀਆ, ਬੀਬੀ ਸੰਧਿਆ ਭਾਟੀਆ ਵੱਲੋਂ ਆਪਣੇ ਬੱਚੇ ਅਨਮੋਲ ਭਾਟੀਆ, ਕਾਕਾ ਬ੍ਰਹਮ ਨੂਰ ਭਾਟੀਆ ਦੇ ਜਨਮ ਦਿਨ ਮਨਾਉਂਦੇ ਹੋਏ ਲੰਗਰਾਂ ਦੀ ਸੇਵਾ ਕੀਤੀ, ਜਿਸ ਵਿੱਚ ਵੀਰਵਾਰ ਸਵੇਰੇ ਬੀਬੀਆਂ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਗੁਰੂ ਘਰ ਦੇ ਹੈਡ ਗ੍ਰੰਥੀ ਭਾਈ ਪ੍ਰਿਤਪਾਲ ਸਿੰਘ ਜੀ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਰਾਮ ਸੇਵਕ ਭਾਟੀਆ ਜੀ ਨੂੰ ਸਿਰੋਪਾਓਂ ਬਖਸ਼ਿਸ਼ ਕੀਤੇ ਗਏ। ਅੰਤ ਵਿੱਚ ਗੁਰੂ ਘਰ ਦੇ ਪ੍ਰਧਾਨ ਸ੍ਰੀ ਸਿੰਗਾਰਾ ਸਿੰਘ ਰੌਲੂ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

ਪੰਜਾਬ ਵਿੱਚ ਚੋਣਾਂ ਫਰਵਰੀ-ਮਾਰਚ 'ਚ ਹੋਣ ਦੀ ਸੰਭਾਵਨਾ

ਨਵੀਂ ਦਿੱਲੀ— ਪੰਜਾਬ ਤੇ ਉਤਰ ਪ੍ਰਦੇਸ਼ ਸਣੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਗਲੇ ਸਾਲ ਪਹਿਲੀ ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਹੋਣ ਤੋਂ ਫੌਰੀ ਬਾਅਦ ਫਰਵਰੀ-ਮਾਰਚ ਮਹੀਨੇ ਇਕੋ ਸਮੇਂ ਕਰਵਾਏ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਵਿਚਲੇ ਸੂਤਰਾਂ ਨੇ ਕਿਹਾ ਕਿ ਪੰਜਾਬ, ਗੋਆ, ਉਤਰਾਖੰਡ ਤੇ ਮਨੀਪੁਰ ਵਿੱਚ ਇਕੋ ਦਿਨ ਵੋਟਾਂ ਪੈਣਗੀਆਂ, ਜਦੋਂ ਕਿ ਉਤਰ ਪ੍ਰਦੇਸ਼ ਵਿੱਚ ਚੋਣ ਅਮਲ ਸੱਤ ਗੋਤਾਂ ਦੌਰਾਨ ਨੇਪਰੇ ਚੜ੍ਹਨ ਦੀ ਆਸ ਹੈ। ਪੰਜਾਬ ਵਿੱਚ ਲਗਾਤਾਰ ਦੋ ਵਾਰ ਤੋਂ ਸੱਤਾ ਵਿੱਚ ਚੱਲ ਰਹੇ ਅਕਾਲੀ-ਭਾਜਪਾ ਗੱਠਜੋੜ ਨੂੰ ਇਕ ਪਾਸੇ ਕਾਂਗਰਸ ਤੇ ਦੂਜੇ ਪਾਸੇ 'ਆਪ' ਪਾਸੇ ਤਕੜੀ ਟੱਕਰ ਮਿਲ ਰਹੀ ਹੈ। ਉਤਰ ਪ੍ਰਦੇਸ਼ ਵਿੱਚ ਭਾਜਪਾ ਨੂੰ 15 ਸਾਲਾਂ ਬਾਅਦ ਸੱਤਾ ਵਿੱਚ ਆਉਣ ਦੀ ਆਸ ਹੈ ਕਿਉਂਕਿ ਦੋ ਸਾਲ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਹੁੰਝਾ ਫੇਰੂ ਜਿੱਤ ਹਾਸਲ ਕੀਤੀ ਸੀ। ਕੇਂਦਰ ਸਰਕਾਰ ਨੇ ਇਹਤਿਆਜ ਵਰਤਦਿਆਂ ਚੋਣ ਕਮਿਸ਼ਨ ਕੋਲ

ਪਹੁੰਚ ਕਰ ਕੇ ਮੰਗ ਕੀਤੀ ਹੈ ਕਿ ਲੋਕ ਸਭਾ ਵਿੱਚ ਪਹਿਲੀ ਫਰਵਰੀ ਨੂੰ ਬਜਟ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਜੇ ਚੋਣ ਜ਼ਾਬਤਾ ਲਾਗੂ ਹੁੰਦਾ ਹੈ ਤਾਂ ਇਸ ਦੀ ਉਲੰਘਣਾ ਤੋਂ ਬਚਿਆ ਜਾ ਸਕੇ। ਸੂਤਰਾਂ ਨੇ ਕਿਹਾ ਕਿ ਕਮਿਸ਼ਨ ਨੂੰ ਬਜਟ ਕਵਾਇਦ ਉਤੇ ਕੋਈ ਇਤਰਾਜ਼ ਨਹੀਂ। ਕਮਿਸ਼ਨ ਚੋਣ ਅਮਲ ਮਾਰਚ ਦੇ ਅੱਧ ਤੱਕ ਮੁਕੰਮਲ ਕਰਨ ਦਾ ਇੱਛੁਕ ਹੈ ਤਾਂ ਕਿ ਇਨ੍ਹਾਂ ਰਾਜਾਂ ਵਿੱਚ ਨਵੀਆਂ ਵਿਧਾਨ ਸਭਾਵਾਂ ਮੌਜੂਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਹੀ ਹੋਣ ਵਿੱਚ ਆ ਜਾਣ। ਪੰਜਾਬ, ਗੋਆ ਅਤੇ ਮਨੀਪੁਰ ਵਿਧਾਨ ਸਭਾਵਾਂ ਦੀ ਮਿਆਦ 18 ਮਾਰਚ, ਉਤਰਾਖੰਡ ਵਿਧਾਨ ਸਭਾ ਦੀ ਮਿਆਦ 27 ਮਾਰਚ ਤੇ ਉਤਰ ਪ੍ਰਦੇਸ਼ ਵਿਧਾਨ ਸਭਾ ਦੀ ਮਿਆਦ 27 ਮਈ ਨੂੰ ਮੁੱਕ ਰਹੀ ਹੈ। ਇਨ੍ਹਾਂ ਰਾਜਾਂ ਵਿੱਚ ਚੋਣਾਂ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵੱਡੇ ਪੱਧਰ 'ਤੇ ਸੁਰੱਖਿਆ ਅਮਲੇ ਦੀ ਲੋੜ ਹੈ।

ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਯੂਬਾ ਸਿਟੀ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

ਰੱਖਦਿਆਂ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਨੂੰ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਪ੍ਰਗਟ ਦਿਵਸ ਮਨਾਏ ਜਾਣ ਦੀ ਹਾਰਦਿਕ ਵਧਾਈ ਦਿੱਤੀ। ਸਾਰੇ ਬੁਲਾਰਿਆਂ ਨੇ ਜਿੱਥੇ ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਚਾਲਣ ਲਈ ਬੇਨਤੀ ਕੀਤੀ, ਉਥੇ ਉਹਨਾਂ ਸਮਾਜ ਅੰਦਰ ਏਕਤਾ ਤੇ ਭਾਈਚਾਰਕ ਸਾਂਝ ਬਣਾਏ ਜਾਣ 'ਤੇ ਧਿਆਨ ਕੇਂਦਰਿਤ ਕਰਨ ਲਈ ਅਪੀਲ ਕੀਤੀ ਅਤੇ ਨਾਲ ਦੀ ਨਾਲ ਸਮਾਜ ਅੰਦਰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਲਈ ਵੀ ਕਿਹਾ। ਇਕ ਪੱਖ ਜੋ ਹੋਰ ਨਿੱਖਰ ਕੇ ਆਇਆ, ਉਹ ਸੀ ਵਿੱਦਿਆ, ਜਿਸ ਉਪਰ ਸਾਰੇ ਗੁਰੂ ਸਾਹਿਬਾਨ ਤੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਨੇ ਵੀ ਜ਼ੋਰ ਦਿੱਤਾ। ਧਨ-ਦੌਲਤ ਤੇ ਜਾਇਦਾਦਾਂ ਤਦ ਹੀ ਮਿਲ ਸਕਦੀਆਂ ਅਤੇ ਸਥਿਰ ਰਹਿ ਸਕਦੀਆਂ ਹਨ, ਜੇਕਰ ਸਾਡੇ ਪਾਸ ਵਿੱਦਿਆ ਦਾ ਗਿਆਨ ਭੰਡਾਰ ਹੈ। ਸੋ ਇਸ ਦੀ ਪ੍ਰਾਪਤੀ ਤੇ ਸਥਿਰਤਾ ਲਈ ਵਿੱਦਿਆ ਦਾ ਹੋਣਾ ਅਤੀ ਜ਼ਰੂਰੀ ਹੈ। ਅੱਜ ਦੇ ਸੁਭ ਦਿਹਾੜੇ ਜਿਹਨਾਂ ਸੰਸਥਾਵਾਂ ਨੇ ਸ਼ਮੂਲੀਅਤ ਕੀਤੀ, ਉਹਨਾਂ ਵਿੱਚ ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ, ਸ੍ਰੀ ਗੁਰੂ ਰਵਿਦਾਸ ਸਭਾ ਸੈਕਰਮੈਂਟੋ, ਬਾਬਾ ਜੀਵਨ ਸਿੰਘ ਨੌਜਵਾਨ ਸਭਾ, ਮਹਾਰਿਸ਼ੀ ਵਾਲਮੀਕ ਭਾਈਚਾਰਾ ਵਲੋਂ, ਟਰੇਸੀ, ਬੇ-ਏਰੀਆ ਆਦਿ ਤੋਂ ਇਲਾਵਾ ਸਿੱਖ ਟੈਂਪਲ ਟੈਰਾ ਬੁਆਨਾ ਯੂਬਾ

ਸਿਟੀ ਵੱਲੋਂ ਸ. ਗੁਰਨਾਮ ਸਿੰਘ ਪੰਮਾ, ਸ. ਸੁਖਵਿੰਦਰ ਸਿੰਘ ਸੈਣੀ, ਸ. ਰਜਿੰਦਰ ਸਿੰਘ ਚੌਹਾਨ ਨੰਗਲ ਖੂਗਾ ਅਤੇ ਸ. ਦਲਬੀਰ ਸਿੰਘ ਗਿੱਲ, ਸ. ਸਰਵਣ ਸਿੰਘ ਵਿੱਲੋਂ ਆਦਿ ਨੇ ਹਾਜ਼ਰੀਆਂ ਭਰੀਆਂ। ਸਮੂਹ ਪ੍ਰਬੰਧਕ ਕਮੇਟੀ ਤੇ ਸੰਗਤਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਮਹਾਰਿਸ਼ੀ ਵਾਲਮੀਕ ਸਭਾ ਨੇ ਉਪਰੋਕਤ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਿਰੋਪਾਓਂ ਨਾਲ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਮੀਡੀਆ ਵਜੋਂ ਸ੍ਰੀ ਪ੍ਰੇਮ ਕੁਮਾਰ ਚੰਬਰ ਮੁੱਖ ਸੰਪਾਦਕ 'ਅੰਬੇਦਕਰ ਟਾਈਮਜ਼' ਅਤੇ 'ਦੇਸ਼ ਦੁਆਬਾ' ਨੂੰ ਸਿਰੋਪਾਓਂ ਨਾਲ ਅਤੇ ਭਗਵਾਨ ਵਾਲਮੀਕ ਜੀ ਦੀ ਤਸਵੀਰ ਨਾਲ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਗੁਰੂ ਦੇ ਅਤੁੱਟ ਲੰਗਰ, ਗਰਮ ਗਰਮ ਚਾਹ, ਜਲੇਬੀਆਂ, ਪਕੌੜੇ, ਭਟੂਰੇ ਤੇ ਤਰ੍ਹਾਂ-ਤਰ੍ਹਾਂ ਦੀਆਂ ਮਨਿਆਈਆਂ ਤੇ ਫਲ ਵਰਤਾਏ ਗਏ। ਇਸ ਮੌਕੇ ਸਕਿਊਰਟੀ ਦਾ ਵੀ ਪ੍ਰਬੰਧ ਕੀਤਾ ਗਿਆ ਸੀ, ਜਿਸ ਨੇ ਵਧੀਆ ਸਰਵਿਸ ਨਿਭਾਈ। ਕਮੇਟੀ ਨੇ ਹੋਣਹਾਰ ਵਿਦਿਆਰਥੀਆਂ ਤੇ ਨਵੇਂ ਗ੍ਰੈਜੂਏਟ ਹੋਣ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ। ਕਮੇਟੀ ਵੱਲੋਂ ਪ੍ਰਧਾਨ ਸ੍ਰੀ ਪ੍ਰੇਮ ਸੌਧੀ ਸਾਹਿਬ ਨੇ ਸਮੂਹ ਸੰਗਤਾਂ ਤੇ ਪ੍ਰਬੰਧਕ ਸਾਥੀਆਂ ਦੇ ਨਾਲ ਸਾਰੀਆਂ ਸੰਸਥਾਵਾਂ ਦਾ ਨਿੱਘਾ ਸਾਥ ਦੇਣ ਲਈ ਬਹੁਤ ਧੰਨਵਾਦ ਕੀਤਾ।

A & S

Auto Repair & Services

Specializing in Brakes & Axles

10% of any
repair of \$
\$75.00
or More

**Free Tire Rotation and Brake
Inspection with purchase of
Oil Service for most cars**

Diagnose check Engine light pre-buyers
inspection tune-ups and more

Dealer Recommended Service Shocks/Struts A/C Services

9:00 AM to
6:00 PM
Mon-Sat

Amarjit
Sandhu

Ph: 916-238-4431

649 W. Elkhorn Blvd. Suite B2
Rio Linda, CA 95673



ਮਾਦੇ ਤੋਂ ਮਨੁੱਖ ਤੱਕ (ਜੀਵ ਵਿਕਾਸ ਦੀ ਕਹਾਣੀ)



ਮੇਘ ਰਾਜ ਮਿੱਤਰ
+91-98887-87440

ਪੰਜਾਬ ਵਿਚ ਬੱਚਿਆਂ ਦੇ ਅਗਵਾ ਦੀਆਂ ਵਧਦੀਆਂ ਘਟਨਾਵਾਂ

ਪੰਜਾਬ ਵਿਚ ਬੱਚਿਆਂ ਨੂੰ ਅਗਵਾ ਕਰਨ ਵਾਲੇ ਗਿਰੋਹਾਂ ਦਾ ਸਰਗਰਮ ਹੋਣਾ ਚਿੰਤਾ ਦਾ ਵਿਸ਼ਾ ਹੈ। ਇੱਥੇ ਇਕ ਤੋਂ ਬਾਅਦ ਇਕ ਜਿਸ ਤਰ੍ਹਾਂ ਅਤੇ ਤੇਜ਼ੀ ਨਾਲ ਅਜਿਹੀਆਂ ਘਟਨਾਵਾਂ ਵਧੀਆ ਹਨ, ਉਹ ਡਰ ਪੈਦਾ ਕਰਨ ਵਾਲੀਆਂ ਹਨ। ਪਟਿਆਲਾ ਜ਼ਿਲ੍ਹਾ ਵਿਚ ਚਾਰ ਦਿਨਾਂ ਵਿਚ ਛੇ ਬੱਚੇ ਅਗਵਾ ਹੋ ਚੁੱਕੇ ਹਨ। ਹਾਲਾਂਕਿ ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਸੁਰਾਗ ਲੱਭ ਲਿਆ ਹੈ ਅਤੇ ਅਜਿਹੀ ਜਾਣਕਾਰੀ ਵੀ ਮਿਲੀ ਹੈ ਕਿ ਇਹ ਸਾਰੇ ਬੱਚੇ ਪੱਛਮੀ ਬੰਗਾਲ ਤੋਂ ਮਿਲੇ ਹਨ। ਪੁਲਿਸ ਦੀ ਟੀਮ ਬੱਚਿਆਂ ਨੂੰ ਲੈਣ ਲਈ ਪੱਛਮੀ ਬੰਗਾਲ ਗਈ ਹੋਈ ਹੈ ਪਰ ਹਾਲੇ ਵੀ ਦੋਸ਼ੀ ਪਕੜੇ ਨਹੀਂ ਗਏ ਹਨ। ਇਸ ਤੋਂ ਪਹਿਲਾਂ ਵੀ ਬੱਚਿਆਂ ਦੇ ਅਗਵਾ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪਟਿਆਲਾ ਦੀ ਜੇਲ੍ਹ ਵਿਚ ਬੰਦ ਇਕ ਬੱਚੇ ਦੇ ਅਗਵਾਕਾਰ ਅਤੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਹੈ, ਜੋ ਫਿਲਹਾਲ ਟਲ ਗਈ ਹੈ। ਕੁਝ ਦਿਨ ਪਹਿਲਾਂ ਕਪੂਰਥਲਾ ਦੇ ਜਸਕਿਰਤ ਅਗਵਾ ਕਾਂਡ ਅਤੇ ਉਸਦੀ ਹੱਤਿਆ, ਫਰੀਦਕੋਟ ਅਤੇ ਬਠਿੰਡਾ ਵਿਚ ਬੱਚਿਆਂ ਦੇ ਅਗਵਾ ਦੀਆਂ ਘਟਨਾਵਾਂ ਨਾਲ ਵੀ ਸੂਬੇ ਵਿਚ ਸਨਸਨੀ ਫੈਲ ਚੁੱਕੀ ਹੈ। ਜੁਲਾਈ ਮਹੀਨੇ ਵਿਚ ਤਾਂ ਪੁਲਿਸ ਨੇ ਹੀ ਇਹ ਖੁਲਾਸਾ ਕੀਤਾ ਸੀ ਕਿ ਜਲੰਧਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਤੋਂ ਕਰੀਬ 13 ਬੱਚੇ ਅਗਵਾ ਕਰਕੇ ਉਹਨਾਂ ਨੂੰ ਵਿਦੇਸ਼ਾਂ ਵਿਚ ਵੇਚਿਆ ਗਿਆ ਹੈ। ਜਲੰਧਰ ਪੁਲਿਸ ਨੇ ਅਗਵਾ ਬੱਚਿਆਂ ਦੀ ਪਛਾਣ ਕਰਕੇ ਉਹਨਾਂ ਦੀ ਸੂਚੀ ਜਾਰੀ ਕੀਤੀ ਸੀ ਪਰ ਇਹ ਬੇਹੱਦ ਬਦਕਿਸਮਤੀ ਵਾਲੀ ਗੱਲ ਹੈ ਕਿ ਇਹਨਾਂ ਵਿਚੋਂ ਕਿਸੇ ਵੀ ਬੱਚੇ ਦੀ ਬਰਾਮਦਗੀ ਨਹੀਂ ਹੋਈ। ਇਹਨਾਂ ਘਟਨਾਵਾਂ ਤੋਂ ਇਹ ਸਪਸ਼ਟ ਹੈ ਕਿ ਸੂਬੇ ਵਿਚ ਵੱਡੇ ਪੱਧਰ ਤੇ ਬੱਚਿਆਂ ਨੂੰ ਚੋਰੀ ਕਰਨ ਵਾਲਾ ਗਿਰੋਹ ਸਰਗਰਮ ਹੈ। ਜੋ ਜ਼ਿਆਦਾ ਚਿੰਤਾ ਵਾਲੀ ਗੱਲ ਹੈ, ਉਹ ਇਹ ਕਿ ਨਾ ਤਾਂ ਗਿਰੋਹ ਦਾ ਪੂਰੀ ਤਰ੍ਹਾਂ ਪਰਦਾਫਾਸ਼ ਹੋ ਸਕਿਆ ਹੈ ਅਤੇ ਨਾ ਹੀ ਸਾਰੇ ਬੱਚਿਆਂ ਦੀ ਬਰਾਮਦਗੀ ਹੋਈ ਹੈ। ਇਹ ਪੁਲਿਸ ਦੇ ਲਈ ਵੀ ਗੰਭੀਰ ਚੁਣੌਤੀ ਦਾ ਵਿਸ਼ਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਨਹੀਂ ਜਾ ਰਿਹਾ।

ਦਰਅਸਲ ਪੰਜਾਬ ਵਿਚ ਪੁਲਿਸ ਦੇ ਕੰਮ ਕਰਨ ਦਾ ਤਰੀਕਾ ਬਹੁਤ ਹੀ ਮੰਦਭਾਗਾ ਹੈ। ਪੰਜਾਬ ਪੁਲਿਸ ਨਾ ਤਾਂ ਪੂਰੀ ਤਰ੍ਹਾਂ ਪ੍ਰੋਫੈਸ਼ਨਲ ਹੈ ਅਤੇ ਨਾ ਹੀ ਇਹ ਸਿਆਸੀ ਜਕੜ ਵਿਚੋਂ ਨਿਕਲ ਸਕੀ ਹੈ। ਬੱਚਿਆਂ ਦੀ ਚੋਰੀ ਉਹਨਾਂ ਦੇ ਭਵਿੱਖ ਨਾਲ ਖਿਲਵਾਤ ਹੀ ਨਹੀਂ, ਬਲਕਿ ਸਮਾਜ ਅੰਦਰ ਵੀ ਗੰਭੀਰ ਅਪਰਾਧ ਹੈ। ਇਸ ਕਾਰਨ ਸਮਾਜ ਵਿਚ ਅਸਬਿਰਤਾ ਵਾਲਾ ਮਾਹੌਲ ਫੈਲਦਾ ਹੈ ਅਤੇ ਮਾਪਿਆਂ ਦੀ ਬੱਚਿਆਂ ਪ੍ਰਤੀ ਚਿੰਤਾ ਨਿਰੰਤਰ ਵਧਦੀ ਜਾਂਦੀ ਹੈ। ਅਜਿਹੇ ਮਾਹੌਲ ਵਿਚ ਰਹਿਣਾ ਅਤੇ ਬੱਚਿਆਂ ਦਾ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਕੀ ਇਸ ਸਮੱਸਿਆ ਦਾ ਕੋਈ ਹੱਲ ਸੰਭਵ ਹੈ। ਆਮ ਲੋਕਾਂ ਦੇ ਕੋਲ ਇੰਨੇ ਸਾਧਨ ਨਹੀਂ ਕਿ ਉਹ ਆਪਣੇ ਬੱਚਿਆਂ ਦੀ ਪੂਰਨ ਸੁਰੱਖਿਆ ਲਈ ਹਰ ਵਕਤ ਇਕ ਬਾਡੀਗਾਰਡ ਉਹਨਾਂ ਨਾਲ ਭੇਜ ਸਕਣ। ਪੰਜਾਬ ਪੁਲਿਸ ਇਸ ਗੱਲ ਨੂੰ ਗੰਭੀਰਤਾ ਨਾਲ ਲੈਂਦੀ ਨਹੀਂ ਅਤੇ ਮਾਪੇ ਬੜੀ ਮੁਸ਼ਕਿਲ ਵਿਚ ਫਸ ਜਾਂਦੇ ਹਨ।

ਸਾਰੇ ਲੇਖਕ/ਪੱਤਰਕਾਰ ਵੀਰਾਂ ਨੂੰ ਬੇਨਤੀ ਹੈ ਕਿ ਆਪਣੇ ਲੇਖ ਜਾਂ ਖਬਰ ਦੇ ਨਾਲ ਆਪਣਾ ਨਾਂ, ਫੋਨ ਨੰਬਰ ਅਤੇ ਐਡਰੈਸ ਤੇ ਤਸਵੀਰ ਭੇਜਿਆ ਕਰਨ। ਅਸੀਂ ਉਹਨਾਂ ਦੀ ਤਸਵੀਰ ਲੇਖ ਦੇ ਨਾਲ ਲਗਵਾਂਗੇ। ਸਾਰੇ ਲੇਖਕ/ਪੱਤਰਕਾਰ ਆਨਰੇਰੀ ਹਨ, ਉਹਨਾਂ ਨੂੰ ਲਿਖਤ ਬਦਲ ਕੋਈ ਅਦਾਇਗੀ ਨਹੀਂ ਕੀਤੀ ਜਾਂਦੀ। ਲੇਖਕ ਆਪਣੇ ਲੇਖ ਅਤੇ ਪੱਤਰਕਾਰ ਆਪਣੀਆਂ ਖਬਰਾਂ ਲਈ ਖੁਦ ਜ਼ਿੰਮਵਾਰ ਹੋਣਗੇ। -ਸੰਪਾਦਕ

(ਛੇਵੀਂ ਕਿਸਤ)

ਬੁੱਧ- ਇਹ ਗ੍ਰਹਿ ਸੂਰਜ ਦੇ ਸਭ ਤੋਂ ਨੇੜੇ ਹੈ। ਇਹ ਸੂਰਜ ਦੁਆਲੇ 88 ਦਿਨ ਵਿੱਚ ਇੱਕ ਚੱਕਰ ਲਾਉਂਦਾ ਤੇ ਆਪਣੀ ਧੁਰੀ ਦੁਆਲੇ ਵੀ ਇਹ ਚੱਕਰ 88 ਦਿਨ ਵਿੱਚ ਹੀ ਪੂਰਾ ਕਰਦਾ ਹੈ। ਇਸ ਲਈ ਇਸਦਾ ਇਕ ਸਾਲ ਧਰਤੀ ਦੇ 88 ਦਿਨ ਦੇ ਬਰਾਬਰ ਹੁੰਦਾ ਹੈ। ਇਸ ਤਰ੍ਹਾਂ ਬੁੱਧ ਹੀ ਸਾਡੇ ਗ੍ਰਹਿ ਮੰਡਲ ਦਾ ਇੱਕੋ ਇੱਕ ਅਜਿਹਾ ਗ੍ਰਹਿ ਹੈ ਜਿਥੇ ਦਿਨ ਤੇ ਸਾਲ ਦਾ ਸਮਾਂ ਬਰਾਬਰ ਹੁੰਦਾ ਹੈ। ਸੂਰਜ ਦੇ ਬਹੁਤ ਨੇੜੇ ਹੋਣ ਕਾਰਨ ਇਸ ਤੇ ਗਰਮੀ ਬਹੁਤ ਜ਼ਿਆਦਾ ਪੈਂਦੀ ਹੈ। ਪਾਣੀ ਤੇ ਆਕਸੀਜਨ ਦਾ ਵੀ ਨਾਮੋ ਨਿਸ਼ਾਨ ਨਹੀਂ ਹੈ। ਇਹਨਾਂ ਕਾਰਨਾਂ ਕਰਕੇ ਇਸ ਤੇ ਜੀਵਾਂ ਦੀ ਕਿਸੇ ਵੀ ਜਾਤੀ ਦੀ ਹੋਂਦ ਦਾ ਕੋਈ ਸੁਆਲ ਹੀ ਪੈਦਾ ਨਹੀਂ ਹੁੰਦਾ। ਇਸ ਗ੍ਰਹਿ ਦਾ ਭਾਰ ਘੱਟ ਹੋਣ ਕਾਰਨ ਗੁਰੂਤਾ ਆਕਰਸ਼ਣ ਵੀ ਘੱਟ ਹੈ। ਇਸ ਲਈ ਗ੍ਰਹਿ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪੈਦਾ ਹੋਈਆਂ ਗੈਸਾਂ ਨੂੰ ਇਹ ਗ੍ਰਹਿ ਸੰਭਾਲ ਕੇ ਨਾ ਰੱਖ ਸਕਿਆ। ਇਹ ਗੈਸਾਂ ਪੁਲਾੜ ਵਿਚ ਖਿੱਲਰ ਗਈਆਂ। ਜੇ ਧਰਤੀ ਤੇ ਤੁਹਾਡਾ ਭਾਰ 60 ਕਿਲੋ ਹੈ ਤਾਂ ਇਸ ਗ੍ਰਹਿ ਤੇ ਤੁਹਾਡਾ ਵਜ਼ਨ ਸਿਰਫ 15 ਕਿਲੋ ਰਹਿ ਜਾਵੇਗਾ। ਇਸ ਗ੍ਰਹਿ ਤੇ ਪਹੁੰਚ ਕੇ ਤੁਹਾਨੂੰ ਉੱਚੀਆਂ ਛਾਲਾਂ ਮਾਰਨ ਵਿੱਚ ਬਹੁਤ ਹੀ ਆਨੰਦ ਆਵੇਗਾ। ਕੰਧਾਂ ਕੋਠਿਆਂ ਦੇ ਬਰਾਬਰ ਦੀਆਂ ਉਚਾਈਆਂ ਤੁਸੀਂ ਆਰਾਮ ਨਾਲ ਹੀ ਇਸ ਗ੍ਰਹਿ ਤੇ ਟੱਪ ਸਕਦੇ ਹੋ।

ਸ਼ੁੱਕਰ - ਸੂਰਜ ਮੰਡਲ ਦੇ ਦੂਸਰੇ ਗ੍ਰਹਿ ਦਾ ਨਾਂ ਸ਼ੁੱਕਰ ਹੈ। ਇਹ 225 ਦਿਨਾਂ ਵਿੱਚ ਸੂਰਜ ਦੁਆਲੇ ਇੱਕ ਚੱਕਰ ਪੂਰਾ ਕਰਦਾ ਹੈ। ਇਸ ਲਈ ਇਸਦਾ ਸਾਲ ਧਰਤੀ ਦੇ 225 ਦਿਨਾਂ ਦੇ ਬਰਾਬਰ ਹੁੰਦਾ ਹੈ। ਆਪਣੇ ਧੁਰੇ ਦੁਆਲੇ ਇਹ ਚੱਕਰ 12 ਦਿਨ ਵਿੱਚ ਪੂਰਾ ਕਰਦਾ ਹੈ। ਇਹ ਆਕਾਰ ਵਿੱਚ ਲਗਭੱਗ ਸਾਡੀ ਧਰਤੀ ਜਿੱਤਾ ਹੀ ਹੈ। ਸੂਰਜ ਦੇ ਨਜ਼ਦੀਕ ਹੋਣ ਅਤੇ ਦਿਨ ਵੱਡੇ ਹੋਣ ਕਾਰਨ ਇੱਥੇ ਵੀ ਬੇਹੱਦ ਗਰਮੀ ਪੈਂਦੀ ਹੈ। ਰਾਤਾਂ ਲੰਬੀਆਂ ਹੋਣ ਕਰਕੇ ਸਰਦੀ ਦੀ ਵੀ ਕੋਈ ਸੀਮਾ ਨਹੀਂ ਰਹਿੰਦੀ। ਗਰਮੀ ਤੇ ਠੰਡ ਦੀਆਂ ਅਜਿਹੀਆਂ

ਹਾਲਤਾਂ ਵਿੱਚ ਜੀਵ ਜੰਤੂ ਕਿਵੇਂ ਰਹਿ ਸਕਦੇ ਹਨ। ਸੂਰਜ ਤੋਂ ਇਸਦੀ ਦੂਰੀ 10 ਕਰੋੜ 72 ਲੱਖ ਕਿਲੋਮੀਟਰ ਹੈ।
ਪ੍ਰਿਥਵੀ- ਸਾਡੀ ਧਰਤੀ ਸੂਰਜ ਦਾ ਤੀਸਰਾ ਗ੍ਰਹਿ ਹੈ। ਇਸ ਧਰਤੀ ਤੇ ਅਸੀਂ ਰਹਿੰਦੇ ਹਾਂ। ਇਸ ਲਈ ਇਹ ਸਾਡੇ ਲਈ ਬਹੁਤ ਹੀ ਮਹੱਤਵਪੂਰਣ ਹੈ। ਇਸ ਕਰਕੇ ਇਸ ਗ੍ਰਹਿ ਬਾਰੇ ਜਾਣਕਾਰੀ ਤੁਸੀਂ ਅਗਲੇ ਕੁਝ ਪੰਨਿਆਂ ਵਿਚ ਪੜ੍ਹੋਗੇ। ਧਰਤੀ ਦਾ ਉਪ-ਗ੍ਰਹਿ ਚੰਨ ਹੈ ਜੋ ਸਾਡੀ ਧਰਤੀ ਦੁਆਲੇ ਚੱਕਰ ਲਾਉਂਦਾ ਰਹਿੰਦਾ ਹੈ। ਆਓ ਇਸ ਦੀ ਯਾਤਰਾ ਵੀ ਕਰੀਏ ਅਤੇ ਵੇਖੀਏ ਕਿ ਇਸ ਉੱਤੇ ਕੀ ਹੋ ਰਿਹਾ ਹੈ। ਚੰਨ ਧਰਤੀ ਤੋਂ 3,84000 ਕਿਲੋਮੀਟਰ ਦੀ ਦੂਰੀ ਤੇ ਹੈ ਇਸ ਲਈ ਪ੍ਰਕਾਸ਼ 1.33 ਸੈਕਿੰਡ ਵਿੱਚ ਧਰਤੀ ਤੋਂ ਚੰਦਰਮਾ ਅਤੇ ਚੰਦਰਮਾ ਤੋਂ ਧਰਤੀ ਤੇ ਪੁੱਜ ਜਾਂਦਾ ਹੈ। ਚੰਨ ਧਰਤੀ ਦੁਆਲੇ ਇੱਕ ਚੱਕਰ 29 ਦਿਨ 12 ਘੰਟੇ ਤੇ 44 ਮਿੰਟ ਵਿੱਚ ਪੂਰਾ ਕਰਦਾ ਹੈ। ਜਦੋਂ ਇਹ ਘੁੰਮਦਾ ਹੋਇਆ ਧਰਤੀ ਤੇ ਸੂਰਜ ਦੇ ਵਿਚਕਾਰ ਆ ਜਾਂਦਾ ਹੈ ਤਾਂ ਧਰਤੀ ਤੇ ਵਸਨੀਕਾਂ ਨੂੰ ਇਸਦਾ ਕੁਝ ਭਾਗ ਵਿਖਾਈ ਦੇਣੇ ਬੰਦ ਹੋ ਜਾਂਦਾ ਹੈ। ਇਸ ਨੂੰ ਸੂਰਜ ਗ੍ਰਹਿਣ ਆਖਦੇ ਹਨ ਕਿਉਂਕਿ ਚੰਦ ਦੀ ਆਪਣੀ ਕੋਈ ਰੋਸ਼ਨੀ ਨਹੀਂ ਹੈ ਅਤੇ ਇਹ ਸਿਰਫ ਸੂਰਜ ਦੇ ਪ੍ਰਕਾਸ਼ ਕਰਕੇ ਹੀ ਵਿਖਾਈ ਦਿੰਦਾ ਹੈ। ਇਸ ਕਾਰਨ ਜਦੋਂ ਧਰਤੀ, ਸੂਰਜ ਤੇ ਚੰਦ ਦੇ ਵਿਚਕਾਰ ਆ ਜਾਂਦੀ ਹੈ ਤਾਂ ਇਹ ਸੂਰਜ ਦੀਆਂ ਕਿਰਨਾਂ ਨੂੰ ਚੰਦ ਤੇ ਪੈਣੋਂ ਰੋਕ ਲੈਂਦੀ ਹੈ। ਇਸ ਲਈ ਧਰਤੀ ਦੇ ਲੋਕਾਂ ਨੂੰ ਚੰਦ ਦਾ ਕੁਝ ਭਾਗ ਵਿਖਾਈ ਦੇਣੋਂ ਹਟ ਜਾਂਦਾ ਹੈ। ਇਸ ਨੂੰ ਚੰਦ ਗ੍ਰਹਿਣ ਕਿਹਾ ਜਾਂਦਾ ਹੈ। ਚੰਦਰਮਾ ਦੀ ਗੁਰੂਤਾ ਆਕਰਸ਼ਣ ਸ਼ਕਤੀ ਬਹੁਤ ਹੀ ਘੱਟ ਹੈ। ਜਿਸ ਵਿਅਕਤੀ ਦਾ ਭਾਰ ਧਰਤੀ ਤੇ 60 ਕਿਲੋ ਹੈ ਚੰਦਰਮਾ ਤੇ ਉਸਦਾ ਭਾਰ ਸਿਰਫ 10 ਕਿਲੋ ਹੁੰਦਾ ਹੈ। ਚੰਦਰਮਾ ਤੇ ਵਾਯੂਮੰਡਲ ਨਹੀਂ ਹੈ ਇਸ ਲਈ ਕੋਈ ਵੀ ਜੀਵ ਜੰਤੂ ਇਸ ਤੇ ਕੁਦਰਤੀ ਹਾਲਤਾਂ ਵਿਚ ਜਿਉਂਦਾ ਨਹੀਂ ਰਹਿ ਸਕਦਾ ਕਿਉਂਕਿ ਆਵਾਜ਼ ਦੇ ਚੱਲਣ ਲਈ ਹਵਾ ਵਰਗੇ ਕਿਸੇ ਮਾਧਿਅਮ ਦੀ ਲੋੜ ਹੁੰਦੀ ਹੈ। ਮਾਧਿਅਮ ਨਾ ਹੋਣ ਕਰਕੇ ਚੰਦਰਮਾ ਤੇ ਗੱਲਬਾਤ ਸਿੱਧੀ ਨਹੀਂ ਕੀਤੀ ਜਾ

ਸਕਦੀ ਹੈ। ਪਰ ਵਾਇਰਲੈਸ ਰਾਹੀਂ ਗੱਲਬਾਤ ਕੀਤੀ ਜਾ ਸਕਦੀ ਹੈ। ਨੀਲ ਆਰਮ ਸਟਰਾਂਗ ਤੇ ਐਲਡਰੀਨ ਨਾਂ ਦੇ ਦੋ ਅਮਰੀਕੀ ਪੁਲਾੜ ਯਾਤਰੀ 21 ਜੁਲਾਈ 1969 ਨੂੰ ਚੰਦਰਮਾ ਤੇ ਪੈਰ ਰੱਖਣ ਵਾਲੇ ਪਹਿਲੇ ਵਿਅਕਤੀ ਸਨ। ਵਿਗਿਆਨੀਆਂ ਨੇ ਚੰਨ ਬਾਰੇ ਜਿਹੜੀਆਂ ਗੱਲਾਂ ਧਰਤੀ 'ਤੇ ਬੈਠਿਆਂ ਹੀ ਦੱਸ ਦਿੱਤੀਆਂ ਸਨ ਉਹ ਪੁਲਾੜ ਯਾਤਰੀਆਂ ਦੇ ਉੱਥੇ ਉਤਰਨ ਸਮੇਂ ਠੀਕ ਸਿੱਧ ਹੋਈਆਂ।
ਮੰਗਲ- ਮੰਗਲ ਸਾਡੇ ਗ੍ਰਹਿ ਮੰਡਲ ਦਾ ਚੌਥਾ ਗ੍ਰਹਿ ਹੈ। ਇਹ ਗ੍ਰਹਿ ਸਾਡੀ ਧਰਤੀ ਤੋਂ ਸੱਤ ਕਰੋੜ ਕਿਲੋਮੀਟਰ ਦੀ ਦੂਰੀ ਤੇ ਹੈ ਪਰ 1995 ਵਿੱਚ ਇਹ ਗ੍ਰਹਿ ਸਾਡੇ ਸਿਰਫ ਸਾਢੇ ਪੰਜ ਕਰੋੜ ਕਿਲੋਮੀਟਰ ਦੀ ਦੂਰੀ ਤੇ ਹੋਵੇਗਾ। ਸਾਡੀ ਧਰਤੀ ਦਾ ਸਿਰਫ ਇੱਕੋ ਚੰਨ ਹੈ, ਪਰ ਮੰਗਲ ਤਾਂ ਅਜਿਹੇ ਦੋ ਚੰਨ ਲਈ ਬੈਠਾ ਹੈ। ਇਸ ਗ੍ਰਹਿ ਦਾ ਰੰਗ ਲਾਲ ਹੈ। ਧਰਤੀ ਤੋਂ ਸੂਰਜ ਦੀ ਦੂਰੀ ਦੇ ਮੁਕਾਬਲੇ ਮੰਗਲ ਦੀ ਸੂਰਜ ਤੋਂ ਦੂਰੀ ਵੱਧ ਹੈ। ਇਸ ਲਈ ਇਸ ਗ੍ਰਹਿ ਤੇ ਤਾਪਮਾਨ ਧਰਤੀ ਨਾਲੋਂ ਘੱਟ ਹੈ। ਜੀਵ ਜੰਤੂਆਂ ਲਈ ਇੱਥੇ ਵੀ ਹਾਲਤਾਂ ਸਾਜਗਾਰ ਨਹੀਂ ਹਨ। ਇਸ ਲਈ ਇਹ ਗ੍ਰਹਿ ਵੀ ਇਹਨਾਂ ਤੋਂ ਵਾਂਝਾ ਹੈ।
ਬ੍ਰਹਸਪਤੀ- ਸੂਰਜ ਮੰਡਲ ਦਾ ਪੰਜਵਾਂ ਗ੍ਰਹਿ ਬ੍ਰਹਸਪਤੀ ਹੈ। ਇਹ ਸਾਡੇ ਸੂਰਜ ਮੰਡਲ ਦੇ ਸਾਰੇ ਗ੍ਰਹਿਆਂ ਨਾਲੋਂ ਵੱਡਾ ਹੈ। ਇਹ ਪ੍ਰਿਥਵੀ ਨਾਲੋਂ 17 ਗੁਣਾ ਭਾਰੀ ਹੈ। ਵੱਧ ਭਾਰ ਕਾਰਨ ਇਸਦਾ ਗੁਰੂਤਾ ਆਕਰਸ਼ਣ ਸ਼ਕਤੀ ਵੀ ਵੱਧ ਹੈ ਇਸ ਲਈ 60 ਕਿਲੋ ਭਾਰਾ ਵਿਅਕਤੀ ਇਸ ਗ੍ਰਹਿ 'ਤੇ ਜਾ ਕੇ 140 ਕਿਲੋ ਭਾਰ ਵਾਲਾ ਬਣ ਜਾਂਦਾ ਹੈ। ਇਹ ਆਕਾਰ ਵਿੱਚ ਧਰਤੀ ਨਾਲੋਂ 1300 ਗੁਣਾ ਵੱਡਾ ਹੈ।

(ਚਲਦਾ)



ਸਿਆਸਤ ਦੀ ਪੁਣਛਾਣ ਆਪ ਤੇ ਕਾਂਗਰਸ ਨੂੰ ਹਰਾਉਣ ਲਈ

ਕੀ ਬਸਪਾ ਤੇ ਅਕਾਲੀ ਦਲ ਦਾ ਗੱਠਜੋੜ ਸੰਭਵ ਹੈ?

ਰਾਜਨੀਤੀ ਸੰਭਾਵਨਾਵਾਂ ਦੀ ਖੋਜ ਹੈ ਜਾਂ ਇਉਂ ਕਹਿ ਲਓ ਕਿ ਰਾਜਨੀਤੀ ਵਿਚ ਨਾ ਕੋਈ ਚਿਰ-ਸਥਾਈ ਦੇਸਤ ਹੀ ਹੁੰਦਾ ਹੈ ਤੇ ਨਾ ਹੀ ਕੋਈ ਦੁਸ਼ਮਣ। ਅਸੂਲਾਂ ਦੇ ਸਿਰ 'ਤੇ ਰਾਜਨੀਤੀ ਤਾਂ ਹੋ ਹੀ ਨਹੀਂ ਸਕਦੀ। ਲੱਖ ਟਕੇ ਦਾ ਸਵਾਲ ਇਹ ਹੈ ਕਿ ਕੀ ਹਾਲੇ ਵੀ ਕਿਤੇ ਨਾ ਕਿਤੇ ਬਸਪਾ ਦਾ ਤੇ ਅਕਾਲੀ ਦਲ ਦਾ ਆਪਸ ਵਿਚ ਗੱਠਜੋੜ ਹੋ ਸਕਦਾ ਹੈ। ਕਿਉਂਕਿ ਅਤੀਤ ਵਿਚ ਦੋਵੇਂ ਪਾਰਟੀਆਂ ਦਾ ਸਮਝੌਤਾ ਹੋ ਵੀ ਚੁੱਕਿਆ ਹੈ ਤੇ ਸਫਲ ਵੀ ਰਹਿ ਚੁੱਕਾ ਹੈ। ਕਈ ਸਿਆਸੀ ਮਾਹਿਰ ਇਹ ਅੰਦਾਜ਼ਾ ਲਾਉਂਦੇ ਹਨ ਕਿ 4-5 ਕੋਠੇ ਮੁਕਾਬਲੇ ਵਿਚ ਅਕਾਲੀ ਦਲ ਸ਼ਾਇਦ ਫਿਰ ਬਾਜ਼ੀ ਮਾਰ ਜਾਵੇ। ਇਹੀ ਸੋਚ ਬਸਪਾ ਦੀ ਵੀ ਹੈ ਤੇ ਬਾਕੀ ਪਾਰਟੀਆਂ ਦੀ ਵੀ। ਪੰਜਾਬ ਦੀ ਸਿਆਸੀ ਸਥਿਤੀ ਤਿਲਕਵੇਂ ਫਰਸ ਵਾਲੀ ਬਣੀ ਹੋਈ ਹੈ, ਪਤਾ ਨਹੀਂ ਕਿਹੜਾ ਤਕੜਾ ਭਲਵਾਨ ਆਖਿਰ ਨੂੰ ਸਿਰ ਪਰਨੇ ਜਾ ਡਿੱਗੇ। ਜੇ ਜਰਵਿਆਂ ਮਗਰ ਲਾਈਏ ਤਾਂ ਆਪ ਤੇ ਕਾਂਗਰਸ ਵਿਚ ਫਸਵੀਂ ਟੱਕਰ ਬਣੀ ਹੋਈ ਹੈ ਤੇ ਅਕਾਲੀ ਦਲ ਤੀਸਰੇ ਨੰਬਰ ਤੇ ਪੱਛੜਦਾ ਆ ਰਿਹਾ ਹੈ। ਜੇ ਅਕਾਲੀ ਦਲ ਇਹਨਾਂ ਸਰਵਿਆਂ ਨੂੰ ਨਕਾਰਦਾ ਹੈ ਤਾਂ ਮੰਨ ਕੇ ਚੱਲਦੇ ਹਾਂ ਕਿ ਉਹ ਦੂਸਰੇ ਨੰਬਰ 'ਤੇ ਚੱਲ ਰਿਹਾ ਹੈ। ਫਿਰ ਇਕ ਨੰਬਰ 'ਤੇ ਕਿਵੇਂ ਪਹੁੰਚਿਆ ਜਾਵੇ। ਜੇ ਵੇਖਿਆ ਜਾਵੇ ਤਾਂ ਪੰਜਾਬ ਦੇ ਸਿਆਸੀ ਹਾਲਤ ਅਕਾਲੀ ਦੇ ਦੋ ਅਨੁਕੂਲ ਨਜ਼ਰ ਨਹੀਂ ਆ ਰਹੇ। ਕਿਉਂਕਿ ਭਾਜਪਾ ਦਾ ਸਹਿਰੀ ਵੋਟ ਬੈਂਕ ਜਾਂ ਤਾਂ ਕਾਂਗਰਸ ਨੂੰ ਟਰਾਂਸਫਰ ਹੋ ਜਾਵੇਗਾ ਤੇ ਜਾਂ ਆਮ ਆਦਮੀ ਪਾਰਟੀ ਨੂੰ। ਵੇਖਿਆ ਜਾਵੇ ਤਾਂ ਫਿਲਹਾਲ ਅਕਾਲੀ ਦਲ ਤੇ ਭਾਜਪਾ ਦਾ ਹਨੀਮੂਨ ਖਤਮ ਹੋ ਚੁੱਕਾ ਹੈ। ਦੋਵਾਂ ਦਲਾਂ ਦੇ ਰਿਸ਼ਤੇ ਮਜ਼ਬੂਤੀ 'ਚ ਬੰਨ੍ਹੇ ਨਜ਼ਰ ਆ ਰਹੇ ਹਨ। ਹੁਣ ਤੱਕ ਮੋਦੀ ਸਰਕਾਰ ਤੇ ਜੇ ਨਜ਼ਰ ਦੌੜਾਈ ਜਾਵੇ ਤਾਂ ਕੇਂਦਰ ਦੀ ਇਸ ਸਰਕਾਰ ਨੇ ਪੰਜਾਬੀਆਂ ਨੂੰ ਨਿਰਾਸ਼ ਹੀ ਕੀਤਾ ਹੈ। ਨਾ ਕੋਈ ਸੂਬੇ ਨੂੰ ਵੱਡਾ ਆਰਥਿਕ ਪੈਕੇਜ ਤੇ ਨਾ ਹੀ ਕੋਈ ਵੱਡੀ ਰਾਹਤ ਹੀ। ਸਿਰਫ ਨੀਲੇ ਪੀਲੇ ਕਾਰਡਾਂ ਤੇ ਗੈਸ ਸਿਲੰਡਰਾਂ ਦੇ ਆਸਰੇ ਹੀ ਤਾਂ ਚੋਣਾਂ ਨਹੀਂ ਜਿੱਤੀਆਂ ਜਾ ਸਕਦੀਆਂ। ਨਾ ਤਾਂ ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਪਰਾਧੀਆਂ ਨੂੰ ਹੀ ਸੀ. ਬੀ. ਆਈ ਗ੍ਰਿਫਤਾਰ ਕਰ ਸਕੀ ਹੈ ਤੇ ਨਾ ਹੀ ਕੇਂਦਰੀ ਖੁਫੀਆ ਏਜੰਸੀਆਂ ਗੁਰਦਾਸਪੁਰ ਤੇ ਪਠਾਨਕੋਟ ਹਮਲਿਆਂ ਬਾਬਤ ਪਹਿਲਾਂ ਹੀ ਕੋਈ ਸੂਬਾ ਸਰਕਾਰ ਨੂੰ ਸੂਚੇਤ ਕਰ ਸਕੀਆਂ। ਦਲਿਤਾਂ 'ਤੇ ਹੋਏ ਹਮਲਿਆਂ ਨੇ ਵੀ ਦਲਿਤ ਸਮਾਜ ਤੇ ਅਕਾਲੀ ਦਲ ਵਿਚ ਪਾੜਾ ਪਾਉਣ ਦਾ ਕੰਮ ਕੀਤਾ ਹੈ। ਵਿਕਾਸ ਦੀਆਂ ਗੱਲਾਂ ਘੱਟ ਤੇ ਥਾਂ-ਥਾਂ ਤੇ ਖੁੱਲ੍ਹੀਆਂ ਹੱਟੀਆਂ ਭੱਠੀਆਂ ਤੇ ਨਸ਼ੇ ਦੇ ਨਾਲ ਜਵਾਨੀ ਦੇ ਹੋਏ ਵਿਨਾਸ਼ ਦੀਆਂ ਗੱਲਾਂ ਜ਼ਿਆਦਾ ਹੋ ਰਹੀਆਂ ਹਨ। ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਭਾਜਪਾ ਸ਼ਾਇਦ ਆਪਣੇ ਹਿੱਸੇ ਦੀਆਂ ਸੀਟਾਂ 'ਚੋਂ ਖਾਤਾ ਵੀ ਨਾ ਖੋਲ੍ਹ ਸਕੇ। ਮਾਰਚ-ਅਪ੍ਰੈਲ ਵਿਚ ਹੋਈਆਂ ਕਈ ਸੂਬਿਆਂ 'ਚੋਂ ਅਸਾਮ ਨੂੰ ਛੱਡ ਕੇ ਚੌਂਹ ਸੂਬਿਆਂ 'ਚੋਂ ਮਸਾਂ 4 ਕੁ ਵਿਧਾਇਕ ਹੀ ਜਿਤਾ ਸਕੀ। ਦਿੱਲੀ ਤੇ ਬਿਹਾਰ ਵਿਚ ਜੋ ਹਾਲ ਭਾਜਪਾ ਦਾ ਹੋਇਆ, ਉਹ ਕਿਸੇ ਤੋਂ ਛੁਪਿਆ ਹੋਇਆ ਨਹੀਂ ਹੈ। ਜੰਮੂ-ਕਸ਼ਮੀਰ ਵਿਚ

ਜਦੋਂ ਵੀ ਭਾਜਪਾ ਨੇ ਪੀ. ਡੀ. ਪੀ. ਨਾਲ ਮਿਲ ਕੇ ਸਰਕਾਰ ਬਣਾਈ ਹੈ, ਉਹ ਪੱਥਰਬਾਜ਼ੀ ਵੀ ਨਹੀਂ ਰੋਕ ਸਕੀ, ਸਰਹੱਦੋਂ ਪਾਰ ਹੋ ਰਹੀ ਗੋਲੀਬਾਰੀ ਤੇ ਘੁਸਪੈਠ ਕੀ ਰੋਕਣੀ ਹੈ। ਕੋਈ ਏਦਾਂ ਵੀ ਨਜ਼ਰ ਨਹੀਂ ਆ ਰਿਹਾ ਕਿ ਸ਼ਾਇਦ ਚੋਣਾਂ ਵਿਚ ਸਰਜੀਕਲ ਸਟ੍ਰਾਟੀਜੀ ਦਾ ਹੀ ਫਾਇਦਾ ਮਿਲ ਜਾਊ। ਸਰਹੱਦੀ ਸੂਬਾ ਕਰਕੇ ਪੰਜਾਬੀ ਜੰਗ ਨਹੀਂ ਚਾਹੁੰਦੇ, ਸਗੋਂ ਅਮਨ ਹੀ ਚਾਹੁੰਦੇ ਹਨ। ਕਿਉਂਕਿ ਜੰਗ ਵਿਚ ਜਿਹੜੇ ਉੱਜੜ ਜਾਂਦੇ ਹਨ, ਉਹਨਾਂ ਨੂੰ ਹੀ ਪਤਾ ਹੁੰਦਾ ਹੈ ਕਿ ਉਜਾੜਾ ਕੀ ਹੁੰਦਾ ਹੈ। ਖਾਸ ਕਰਕੇ 70 ਸਾਲ ਬਾਅਦ ਵੀ ਬਟਵਾਰੇ ਵੇਲੇ ਜਿਹੜਾ ਅਸਹਿ ਤੇ ਅਕਹਿ ਦੁੱਖ ਝੱਲਣਾ ਪਿਆ ਸੀ, ਉਸ ਦੁੱਖ ਦੇ ਨਾਸੂਰ ਹਾਲੇ ਵੀ ਮਹਿਸੂਸ ਕੀਤੇ ਜਾ ਸਕਦੇ ਹਨ। ਇਸ ਵਾਰ ਅਕਾਲੀ ਦਲ ਲਈ ਸਮਝੌਤਾ ਕਰਨਾ ਮਜ਼ਬੂਰੀ ਬਣ ਗਿਆ ਹੈ। ਬਸਪਾ ਤੋਂ ਇਲਾਵਾ ਅਕਾਲੀ ਦਲ ਕੋਲ ਸਮਝੌਤੇ ਕਰਨ ਦਾ ਹੋਰ ਕੋਈ ਬਦਲ ਵੀ ਨਹੀਂ ਹੈ। ਉਹ ਵੱਖਰੀ ਗੱਲ ਹੈ ਕਿ ਇਸ ਵਾਰ ਬਸਪਾ ਦੀ ਅਕਾਲੀ ਦਲ ਦੇ ਖਿਲਾਫ ਹਮਲਾਵਰ ਚੋਣ ਮੁਹਿੰਮ ਚੱਲ ਰਹੀ ਹੈ। ਵੈਸੇ ਵੇਖਿਆ ਜਾਵੇ ਤਾਂ ਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ, ਜਿਸ ਪਾਰਟੀ ਦੇ ਖਿਲਾਫ ਸਭ ਤੋਂ ਵੱਧ ਬੋਲਦੇ ਹੁੰਦੇ ਸੀ, ਅਖੀਰ ਨੂੰ ਉਹ ਉਸ ਪਾਰਟੀ ਦੇ ਨਾਲ ਹੀ ਗੱਠਜੋੜ ਕਰ ਲੈਂਦੇ ਸੀ। ਉਹਨੀਂ ਕਦੇ ਵੀ ਆਪਣੀ ਮੌਜਾ ਨਹੀਂ ਸੀ ਲੁਕਾਈ। ਤਾਂ ਹੀ ਤਾਂ ਕਾਂਸ਼ੀ ਰਾਮ ਖੁਦ ਨੂੰ ਸਭ ਤੋਂ ਵੱਡਾ ਮੌਕਾਪੁਸਤ ਕਹਿੰਦੇ ਨਹੀਂ ਸੀ ਬੱਕਦੇ। ਇਸੇ ਕਰਕੇ ਅਕਾਲੀ ਦਲ ਨੇ ਜੇ ਆਪਣੀ ਸਿਆਸੀ ਵਿਰਾਸਤ ਬਚਾਉਣੀ ਹੈ ਤਾਂ ਪਹਿਲ-ਕਦਮੀ ਖੁਦ ਕਰਨੀ ਪਵੇਗੀ। ਹੋ ਸਕਦਾ ਸਿਆਸੀ ਮਜ਼ਬੂਰੀਆਂ ਨੂੰ ਵੇਖਦਿਆਂ ਬਸਪਾ ਦਾ ਰੁਖ ਵੀ ਕੁਝ ਨਰਮ ਪੈ ਜਾਵੇ। ਜੇ ਅਜਿਹਾ ਹੋ ਜਾਂਦਾ ਹੈ ਤਾਂ ਫਿਰ ਅਕਾਲੀ ਦਲ ਨੂੰ ਹੈਟ੍ਰਿਕ ਬਣਾਉਣ ਤੋਂ ਕੋਈ ਨਹੀਂ ਰੋਕ ਸਕਦਾ। ਕਿਉਂਕਿ ਜੇ ਪੰਥਕ ਵੋਟ ਲੱਗਭੱਗ ਅਕਾਲੀ ਦਲ ਦੇ ਨਾਲ ਹੈ ਤਾਂ ਰਵਿਦਾਸੀਆ ਭਾਈਚਾਰਾ ਵੀ ਲੱਗਭੱਗ ਬਸਪਾ ਦੇ ਨਾਲ ਹੀ ਹੈ।
ਖਾਸ ਕਰਕੇ ਦੁਆਬੇ ਦੀਆਂ ਦੋ ਦਰਜਨ ਸੀਟਾਂ 'ਤੇ ਕਿਸੇ ਵੀ ਖੱਬੀ ਖਾਨ ਨੂੰ ਹਰਾਉਣ ਦਾ ਦਮ ਰੱਖਦੀ ਹੈ। ਅਕਾਲੀ ਦਲ ਆਪਣੇ ਚਾਪਲੂਸ ਸਲਾਹਕਾਰਾਂ ਦੇ ਦਮ 'ਤੇ ਇਹ ਨਾ ਸੋਚੇ ਕਿ ਸੁੱਚਾ ਸਿੱਖ ਛੋਟੇਪੁਰ, ਆਮ ਆਦਮੀ ਪਾਰਟੀ ਨੂੰ ਕੋਈ ਬਹੁਤ ਵੱਡਾ ਨੁਕਸਾਨ ਪਹੁੰਚਾ ਦੇਵੇਗਾ ਤੇ ਅਕਾਲੀ ਦਲ ਦੀ ਵਾਪਸੀ ਹੋ ਜਾਵੇਗੀ। 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਤਕੜੇ ਸਿਆਸੀ ਮਾਹਿਰ ਧੋਖਾ ਖਾ ਗਏ ਸਨ, ਜਿਹੜੇ ਇਹ ਸੋਚਦੇ ਸਨ ਕਿ ਮਨਪ੍ਰੀਤ ਬਾਦਲ ਕਰਕੇ ਸ਼ਾਇਦ ਅਕਾਲੀ ਦਲ ਬਹੁਤ ਵੱਡੇ ਨੁਕਸਾਨ 'ਚ ਰਹੇਗਾ। ਪਰ ਜਦ ਚੋਣ ਨਤੀਜੇ ਆਏ ਤਾਂ ਸਭ ਕੁਝ ਉਲਟਫੇਰ ਹੋ ਗਿਆ। ਅਕਾਲੀ ਦਲ ਨੂੰ ਇਹ ਮੰਨ ਕੇ ਚੱਲਣਾ ਪਊਗਾ ਕਿ ਉਹਨੂੰ ਕਾਂਗਰਸ ਤੇ ਆਪ ਨੂੰ ਮਜ਼ਬੂਤ ਟੱਕਰ ਦੇਣ ਲਈ ਬਸਪਾ ਨਾਲ ਗੱਠਜੋੜ ਕਰਨਾ ਵਕਤ ਦੀ ਮਜ਼ਬੂਰੀ ਹੈ। ਨਹੀਂ ਤਾਂ ਫਿਰ ਬਸਪਾ ਕੋਲ ਗੁਆਉਣ ਲਈ ਕੁਝ ਬਹੁਤਾ ਨਹੀਂ ਹੈ।



ਯੀਮੀ ਲਾਲੋ ਮਜਾਰਾ
91-95011-43755

ਗੁਰਬਾਣੀ ਇਸੁ ਜਗ ਮਹਿ ਚਾਨਣੁ॥ (ਗੁਰੂ ਗ੍ਰੰਥ ਸਾਹਿਬ)-6

ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਖਾਲਿ॥?



ਅਵਤਾਰ ਸਿੰਘ ਮਿਸ਼ਨਰੀ
510-432-5827

ਸਚਿਆਰੇ ਕਿਵੇਂ ਬਣੀਏ, ਸਾਡੇ ਤੇ ਪ੍ਰਮਾਤਮਾਂ ਵਿਚਾਲੇ ਪਈ ਕੂੜ ਦੀ ਕੰਧ ਕਿਵੇਂ ਟੁੱਟੇ, ਭਾਵ ਮਨੁੱਖਾ ਜੀਵਨ ਸਫਲ ਤੇ ਸੰਪੂਰਨ ਕਿਵੇਂ ਹੋਵੇ? ਜਪੁਜੀ ਸਾਹਿਬ ਦੇ ਆਰੰਭ ਵਿੱਚ ਗੁਰੂ ਨਾਨਕ ਸਾਹਿਬ ਵੱਲੋਂ ਕੀਤੇ ਅਹਿਮ ਸਵਾਲ ਦਾ ਜਵਾਬ ਤੇ ਹੱਲ ਦੀ ਵਿਆਖਿਆ ਅੱਜ ਆਪਾਂ ਛੇਵੀਂ ਕਿਸਤ ਵਿੱਚ ਕਰ ਰਹੇ ਹਾਂ। ਹੁਕਮਿ ਰਜਾਈ ਚਲਣਾ, ਨਾਨਕ! ਲਿਖਿਆ ਨਾਲਿ॥੧॥ ਹੁਣ ਸਾਨੂੰ ਹੁਕਮ ਅਤੇ ਰਜਾ ਨੂੰ ਸਮਝਣਾ ਪਵੇਗਾ। ਹੁਕਮ ਦਾ ਅਰਥ ਆਗਿਆ, ਰਜਾ-ਕਰਤਾਰ ਦਾ ਭਾਣਾ, ਰਜਾਈ-ਕਰਤਾਰ ਦੀ ਰਜਾ, ਆਗਿਆ। ਹੁਕਮਿ ਰਜਾਈ ਚਲਣਾ, ਨਾਨਕ! ਲਿਖਿਆ ਨਾਲਿ॥੧॥ ਦੇ ਪ੍ਰਕਰਣ ਅਨੁਸਾਰ ਅਰਥ ਕਰਤਾਰ ਦੇ ਹੁਕਮ, ਰਜਾ, ਭਾਣੇ ਅਤੇ ਆਗਿਆ ਭਾਵ ਕਰਤਾਰੀ ਨਿਯਮ (ਸਿਸਟਮ) ਵਿੱਚ ਚੱਲਣ

ਭਾਵ ਜੀਵਨ ਬਸਰ ਕਰਨ ਨਾਲ ਮਨੁੱਖਾ ਜੀਵਨ ਸਫਲ ਹੋ ਜਾਂਦਾ ਭਾਵ ਕੂੜ ਦੀ ਕੰਧ ਟੁੱਟ ਜਾਂਦੀ ਹੈ।

ਸਾਡੀ ਤ੍ਰਾਸਦੀ ਹੈ ਕਿ ਹੁਕਮ, ਰਜਾ, ਭਾਣਾ, ਆਗਿਆ ਜੋ ਰੱਬੀ ਭਗਤਾਂ ਅਤੇ ਸੱਚੇ ਗੁਰੂਆਂ ਦੁਆਰਾ ਗੁਰਬਾਣੀ ਗਿਆਨ (ਸ਼ਬਦ ਗੁਰੂ ਗ੍ਰੰਥ) ਦੇ ਰੂਪ ਵਿੱਚ ਸਾਨੂੰ ਮਿਲੀ, ਅਸੀਂ ਉਸ ਅਨੁਸਾਰ ਚਲਣਾ ਭਾਵ ਜੀਵਨ ਬਸਰ ਕਰਨਾ ਹੈ ਜਾਂ ਆਪੋ ਆਪਣੇ ਸੰਤਾਂ, ਮਹੰਤਾਂ, ਡੇਰੇਦਾਰ ਸੰਪ੍ਰਦਾਈਆਂ ਅਤੇ ਜਥੇਦਾਰ ਲੀਡਰਾਂ ਦੀ ਆਗਿਆ ਵਿੱਚ? ਇਨ੍ਹਾਂ ਚੋਂ ਬਹੁਤੇ ਲੋਕ ਰੱਬੀ ਹੁਕਮ ਦੀ ਗਲਤ ਵਿਆਖਿਆ ਕਰਕੇ, ਸਾਨੂੰ ਕੁਰਾਹੇ ਜਾਂ ਭੰਬਲ ਭੁਸੇ ਵਿੱਚ ਪਾ ਦਿੰਦੇ ਹਨ। ਅੱਜ ਸਿੱਖ ਕੌਮ ਦੀ ਖੁਵਾਰੀ ਅਤੇ ਫੁੱਟ ਦਾ ਕਾਰਣ ਵੀ ਇਹੀ ਹੈ ਕਿ ਉਸ ਦਾ ਵੱਡਾ ਹਿੱਸਾ ਹੁਕਮ ਡੇਰੇਦਾਰਾਂ,

ਅਖੌਤੀ ਜਥੇਦਾਰਾਂ ਅਤੇ ਟਕਸਾਲੀ ਸੰਤ ਬਾਬਿਆਂ ਦਾ ਹੀ ਮੰਨਦਾ ਹੈ।

ਭਲਿਓ ਇਕੱਲੇ ਪੜ੍ਹਨ ਜਾਂ ਗਿਣਤੀ ਦੇ ਮੰਤ੍ਰ ਪਾਠ ਕਰੀ ਕਰਾਈ ਜਾਣ ਨਾਲ ਨਹੀਂ ਸਗੋਂ ਇਹ ਰੱਬੀ ਭੇਦ (ਭਾਣੇ ਹੁਕਮ ਰਜਾਈ) ਨੂੰ ਅੰਤਰ ਆਤਮੇ ਸਮਝਣ ਨਾਲ ਹੀ ਪਾਇਆ ਜਾ ਸਕਦਾ ਹੈ-ਪੜ੍ਹਿਐ ਨਾਹੀ ਭੇਦੁ ਬੁਝਿਐ ਪਾਵਣਾ॥(੧੪੮) ਹੁਕਮ ਨੂੰ ਨਾ ਜਾਣਨ ਕਰਕੇ, ਮੂਰਖ (ਅਗਿਆਨੀ) ਭੱਟਣਾ ਵਿੱਚ ਪੈ ਜਾਂਦੇ ਹਨ-ਹੁਕਮੁ ਨ ਜਾਣਹਿ ਬਹੁਤੇ ਭੁਲੇ ਫਿਰਹਿ ਗਾਵਾਰ॥ (੬੬) ਇੱਕ ਪ੍ਰਮੇਸ਼ਰ ਦਾ ਨਾਮ (ਨਿਯਮ) ਹੁਕਮ, ਸਤਿਗੁਰੂ ਸਮਝਾ ਦਿੰਦਾ ਹੈ-ਏਕੋ ਨਾਮੁ ਹੁਕਮੁ ਹੈ ਨਾਨਕ ਸਾਤਿਗੁਰਿ ਦੀਆ ਬੁਝਾਇ ਜੀਉ॥ (੭੨) ਲਿਖਿਆ ਨਾਲਿ ਤੋਂ ਭਾਵ ਜੀਵ ਦੇ

ਜਨਮ ਤੋਂ ਮਰਨ ਤੱਕ ਹੁਕਮ (ਰੱਬੀ ਨਿਯਮ) ਨਾਲ ਚਲਦਾ ਹੈ। ਹੁਕਮ ਅਦੂਲੀ (ਹੁਕਮ ਨੂੰ ਤੋੜ) ਰੱਬੀ ਨਿਯਮਾਂ (ਸਿਸਟਮ) ਦੀ ਪਾਲਣਾ ਨਾ ਕਰਕੇ, ਉਸ ਤੋਂ ਦੂਰੀ ਅਤੇ ਹੁਕਮ ਰਜਾਈ ਵਿੱਚ ਚੱਲਣ ਨਾਲ ਨੇਤਤਾ ਹੋ ਜਾਂਦੀ ਭਾਵ ਕੂੜ ਦੀ ਕੰਧ ਢਹਿ ਜਾਂਦੀ ਹੈ। ਨੋਟ: ਪਿਛਲੇ ਅੰਕ ਦੀ ਕਿਸਤ 4 ਦੀ ਬਜਾਏ 5 ਸਮਝਿਆ ਜਾਵੇ ਜੀ।

ਬਾਹਰਲੀਆਂ ਕਬੱਡੀ ਫੈਡਰੇਸ਼ਨਾਂ ਵੱਲੋਂ ਪੰਜਾਬ 'ਚ ਹੋਣ ਜਾ ਰਹੇ ਕਬੱਡੀ ਕੱਪ ਦਾ ਬਾਈਕਾਟ

ਸ਼ਾਮਲ ਹੋਣ ਵਾਲੇ ਖਿਡਾਰੀਆਂ ਦਾ ਵੀ ਮੁਕੰਮਲ ਬਾਈਕਾਟ ਹੋਵੇਗਾ।
ਸੈਕਰਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਪਿਛਲੇ ਇੱਕ ਸਾਲ ਦੌਰਾਨ ਪੰਜਾਬ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਹੋਈਆਂ 80 ਤੋਂ ਵੱਧ ਘਟਨਾਵਾਂ ਦੇ ਦੋਸ਼ੀ ਮੁਜਰਮਾਂ ਨੂੰ ਨਾ ਫੜੇ ਜਾਣ ਤੋਂ ਖਫਾ ਯੂਰਪ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਕਬੱਡੀ ਫੈਡਰੇਸ਼ਨਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਕੈਨੇਡਾ (ਬੀ. ਸੀ. ਤੇ ਅਲਬਰਟਾ) ਦੇ ਪ੍ਰਧਾਨ ਲਾਲੀ ਢੇਸੀ, ਕਬੱਡੀ ਫੈਡਰੇਸ਼ਨ ਆਫ ਉਨਟਾਰੀਓ ਦੇ ਪ੍ਰਧਾਨ ਜੈਸ ਸੋਹਲ, ਕੈਲੇਫੋਰਨੀਆ ਕਬੱਡੀ ਫੈਡਰੇਸ਼ਨ ਆਫ ਯੂ. ਐਸ. ਏ. ਦੇ ਪ੍ਰਧਾਨ ਸੁਰਿੰਦਰ ਸਿੰਘ ਅਟਵਾਲ, ਯੂ. ਕੇ. ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਢੰਡਾ, ਇੰਗਲੈਂਡ ਕਬੱਡੀ



ਫੈਡਰੇਸ਼ਨ ਆਫ ਯੂ. ਕੇ. ਦੇ ਪ੍ਰਧਾਨ ਗੋਲਡੀ ਸੰਧੂ ਅਤੇ ਯੂਰਪ ਦੇ ਵੱਖ ਵੱਖ ਦੇਸ਼ਾਂ ਦੇ ਨਾਲ ਨਾਲ ਸਾਂਝੀ ਯੂਰਪ ਕਬੱਡੀ ਫੈਡਰੇਸ਼ਨ ਦੇ ਨੁਮਾਇੰਦੇ ਰਘਵੀਰ ਸਿੰਘ ਕਹਾਲ, ਪਿੰਕਾ ਸੇਖੋਂ ਅਤੇ ਜੱਗਾ ਦਿਓਲ ਨੇ ਮੀਡੀਆ ਦੇ ਨਾਂ ਜਾਰੀ ਇੱਕ ਸਾਂਝੇ ਬਿਆਨ ਵਿੱਚ ਆਖਿਆ ਕਿ ਬੀਤੇ ਇੱਕ ਸਾਲ ਦੌਰਾਨ ਪੰਜਾਬ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ 80 ਤੋਂ ਵੱਧ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪੰਜਾਬ ਸਰਕਾਰ ਵੱਲੋਂ ਅਸਲ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾ ਨਹੀਂ ਦਿੱਤੀ ਗਈ, ਜਿਸ ਕਾਰਨ ਬਾਹਰਲੇ ਮੁਲਕਾਂ ਵਿੱਚ ਵੱਸਦੇ ਪੰਜਾਬੀ ਬਹੁਤ ਪ੍ਰੇਸ਼ਾਨ ਹਨ। ਇਸ ਦੇ ਰੋਸ 'ਚ ਉਕਤ ਕਬੱਡੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦਾ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।

ਸਿੰਘ ਸਜੇ ਕਬੀਰਪੰਥੀਆਂ 'ਤੇ ਫਿਰਕੂਆਂ ਨੇ ਹਮਲਾ ਕੀਤਾ : ਬ੍ਰਿਟਿਸ਼ ਸਿੱਖ ਕੌਂਸਲ

ਜਲੰਧਰ (ਬਿਊਰੋ)- ਬ੍ਰਿਟਿਸ਼ ਸਿੱਖ ਕੌਂਸਲ ਨੇ ਸ਼੍ਰੋਮਣੀ ਗੁਰ-ਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਦਿੱਲੀ ਸਿੱਖ ਗੁਰ-ਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਵਿੱਚ ਵੱਸਦੇ ਕਬੀਰ ਪੰਥੀ, ਸਿੱਖ ਵਣਜਾਰੇ ਅਤੇ ਸਿਕਲੀਗਰਾਂ ਦੀ ਮਦਦ ਲਈ ਅੱਗੇ ਆਉਣ, ਜਿਨ੍ਹਾਂ ਨੇ ਪੂਰਨ ਰੂਪ ਵਿੱਚ ਸਿੱਖੀ ਧਾਰਨ ਕੀਤੀ ਹੋਈ ਹੈ। ਬ੍ਰਿਟਿਸ਼ ਸਿੱਖ ਕੌਂਸਲ ਦੇ ਬੁਲਾਰੇ ਤਰਸੇਮ ਸਿੰਘ ਦਿਓਲ, ਸਿੱਖ ਸੇਵਕ ਸੁਸਾਇਟੀ ਦੇ ਪ੍ਰਧਾਨ ਪਰਮਿੰਦਰਪਾਲ ਸਿੰਘ ਖਾਲਸਾ, ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਸੁਰਿੰਦਰਪਾਲ ਸਿੰਘ ਗੋਲਡੀ, ਪ੍ਰੋ. ਬਲਵਿੰਦਰਪਾਲ ਸਿੰਘ ਤੇ ਹਰਦੇਵ ਸਿੰਘ ਗਰਚਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਪਿੰਡ ਬਮਾਣਾ ਵਿੱਚ ਕਬੀਰ ਪੰਥੀ ਭਾਈਚਾਰੇ ਵਿੱਚੋਂ ਕੁਝ ਸਿੱਖ ਸਜਣ ਕਰਕੇ ਹੀ ਉਨ੍ਹਾਂ 'ਤੇ ਉੱਚ ਜਾਤਾਂ ਵੱਲੋਂ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਦੀ ਭੂਮਿਕਾ ਇਨਸਾਫ ਦੇਣ ਵਾਲੀ ਨਹੀਂ ਸੀ ਪਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਪਾਟਿਲ ਦੀ ਦਖਲਅੰਦਾਜ਼ੀ ਤੋਂ ਬਾਅਦ ਹੀ ਕਬੀਰ ਪੰਥੀ ਸਿੱਖਾਂ ਨੂੰ ਇਨਸਾਫ ਮਿਲ ਸਕਿਆ। ਉਨ੍ਹਾਂ ਦੱਸਿਆ ਕਿ ਕਬੀਰ ਪੰਥੀ ਅੰਮ੍ਰਿਤ ਛੱਕ ਕੇ ਜਾਤੀਵਾਦੀ ਤੇ ਜ਼ੁਲਮ ਕਰਨ ਵਾਲੇ

ਨਾਕੂਰਾਂ ਦੇ ਜ਼ੁਲਮਾਂ ਨਾਲ ਕਾਨੂੰਨੀ ਢੰਗ ਨਾਲ ਮੁਕਾਬਲਾ ਕਰ ਰਹੇ ਹਨ। ਮੱਧ ਪ੍ਰਦੇਸ਼ ਵਿੱਚ ਕਬੀਰਪੰਥੀਆਂ ਵਿੱਚ ਧੜਾਧੜ ਸਿੱਖ ਬਣਨ ਦੀ ਲਹਿਰ ਚਲ ਰਹੀ ਹੈ। ਭਾਈ ਦਿਓਲ ਨੇ ਦੱਸਿਆ ਕਿ ਸਿਕਲੀਗਰਾਂ, ਸਿੱਖ ਵਣਜਾਰਿਆਂ ਦਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੋਂ ਲੈ ਕੇ ਸਿੱਖ ਪੰਥ ਨਾਲ ਡੂੰਘਾ ਰਿਸ਼ਤਾ ਚਲਿਆ ਆ ਰਿਹਾ ਹੈ ਤੇ ਖਾਲਸਾ ਪੰਥ ਲਈ ਇਹ ਭਾਈਚਾਰੇ ਸ਼ਸਤਰ ਬਣਾ ਕੇ ਸੇਵਾ ਕਰਦੇ ਸਨ ਤੇ ਇਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਖਾਲਸਾ ਰਾਜ ਦੀ ਸਥਾਪਨਾ ਵਿੱਚ ਵੀ ਵੱਡੀ ਭੂਮਿਕਾ ਨਿਭਾਈ ਸੀ। ਤਰਸੇਮ ਸਿੰਘ ਦਿਓਲ ਨੇ ਦੱਸਿਆ ਕਿ ਬ੍ਰਿਟਿਸ਼ ਸਿੱਖ ਕੌਂਸਲ ਦਾ ਮੁੱਖ ਨਿਸ਼ਾਨਾ ਇਨ੍ਹਾਂ ਗਰੀਬ ਸਿੱਖਾਂ ਨੂੰ ਸਿੱਖ ਸੱਭਿਆਚਾਰ ਨਾਲ ਜੋੜਨ ਦੇ

ਨਾਲ ਨਾਲ ਉੱਚ ਸਿੱਖਿਆ ਦਿਵਾਉਣੀ ਤੇ ਮੈਡੀਕਲ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਲਈ ਰਿਜ਼ਰਵ ਕੋਟਾ ਰੱਖਣਾ ਚਾਹੀਦਾ ਹੈ ਤੇ ਬਣਦੀਆਂ ਸਹੂਲਤਾਂ ਦਾ ਇੰਤਜ਼ਾਮ ਕਰਨਾ ਚਾਹੀਦਾ ਹੈ, ਕਿਉਂਕਿ ਸਮਾਜ ਨੇ ਨਫਰਤ ਕਰਕੇ ਇਨ੍ਹਾਂ ਨੂੰ ਸ਼ਹਿਰਾਂ ਵਿੱਚ ਵੀ ਵਸਣ ਨਹੀਂ ਦਿੱਤਾ। ਇਹ ਲੋਕ ਜੰਗਲਾਂ ਤੇ ਗੰਦੀਆਂ ਥਾਵਾਂ 'ਤੇ ਰਹਿ ਰਹੇ ਹਨ। ਬ੍ਰਿਟਿਸ਼ ਸਿੱਖ ਕੌਂਸਲ ਵੱਲੋਂ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਵਿੱਚ ਸਿਕਲੀਗਰਾਂ, ਕਬੀਰ ਪੰਥੀਆਂ ਤੇ ਵਣਜਾਰਿਆਂ 'ਤੇ ਵਿਕਾਸ ਲਈ ਉਥੇ ਗੁਰਦੁਆਰੇ, ਸਕੂਲ ਤੇ ਘਰ ਬਣਾ ਕੇ ਦਿੱਤੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸਿਕਲੀਗਰ ਸਿੱਖਾਂ ਦੀ ਆਬਾਦੀ 10 ਕਰੋੜ ਦੇ ਕਰੀਬ ਹੈ।

ਉਨ੍ਹਾਂ ਬ੍ਰਿਟਿਸ਼ ਸਿੱਖ ਕੌਂਸਲ ਵੱਲੋਂ ਕੀਤੀਆਂ ਆਪਣੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 2002 ਤੋਂ 2016 ਤੱਕ ਮੱਧ ਪ੍ਰਦੇਸ਼ ਵਿੱਚ 15 ਗੁਰਦੁਆਰੇ, 200 ਤੋਂ ਵੱਧ ਘਰ ਬਣਾ ਕੇ ਦਿੱਤੇ ਤੇ 25 ਤੋਂ ਵੱਧ ਪੀਣ ਵਾਲੇ ਸਾਫ ਪਾਣੀ ਲਈ ਸਬਮਰਸੀਬਲ ਪੰਪ ਲਵਾ ਕੇ ਦਿੱਤੇ ਹਨ। ਵਿਧਵਾਵਾਂ ਨੂੰ ਪੈਨਸ਼ਨਾਂ ਤੇ ਬੱਚਿਆਂ ਦੇ ਸਵੈ ਰੁਜ਼ਗਾਰ ਲਈ ਸਿਲਾਈ ਸੈਂਟਰ ਖੋਲ੍ਹੇ ਜਾ ਰਹੇ ਹਨ। ਇਸੇ ਤਰ੍ਹਾਂ ਮੱਧ ਪ੍ਰਦੇਸ਼ ਵਿੱਚ ਵੀ ਤਿੰਨ ਗੁਰਦੁਆਰਾ ਬਣਾ ਕੇ ਦਿੱਤੇ ਹਨ। ਮਹਾਰਾਸ਼ਟਰ ਵਿੱਚ ਦਰਿਆ ਨੂੰ ਮਾਡਲ ਪਿੰਡ ਵਜੋਂ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਸਮੁੱਚੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਹਰ ਗੁਰਸਿੱਖ ਨੂੰ ਆਪਣੀ ਕਿਰਤ ਕਮਾਈ ਵਿੱਚੋਂ ਦਸਵੇਂ ਕੱਢ ਕੇ ਸਿਕਲੀਗਰ ਸਿੱਖ ਭਾਈਚਾਰੇ ਦੀ ਭਲਾਈ ਲਈ ਚੱਲ ਰਹੇ ਸੇਵਾ ਕਾਰਜਾਂ ਵਿੱਚ ਲਗਾਉਣਾ ਚਾਹੀਦਾ ਹੈ ਤਾਂ ਜੋ ਸਿੱਖ ਭਾਈਚਾਰੇ ਦੀ ਗਿਣਤੀ ਵਿੱਚ ਵਾਧਾ ਹੋ ਸਕੇ। ਇਸ ਮੌਕੇ ਸਿੱਖ ਸੇਵਕ ਸੁਸਾਇਟੀ ਦੇ ਸੂਬਾ ਪ੍ਰਧਾਨ ਪਰਮਿੰਦਰਪਾਲ ਸਿੰਘ ਖਾਲਸਾ ਨੇ ਤਰਸੇਮ ਸਿੰਘ ਦਿਓਲ ਨੂੰ ਇਨ੍ਹਾਂ ਮਹਾਨ ਕਾਰਜਾਂ ਲਈ 1 ਲੱਖ ਰੁਪਏ ਦੀ ਸੇਵਾ ਭੇਂਟ ਕੀਤੀ।



ਕੀ ਤੁਸੀਂ ਘਰ ਜਾਂ ਵਪਾਰਕ ਸੰਪਤੀ ਖਰੀਦਣੀ ਜਾਂ ਵੇਚਣੀ ਚਾਹੁੰਦੇ ਹੋ। ਤਾਂ ਅੱਜ ਹੀ ਸਾਨੂੰ ਮਿਲੋ

ਅਸੀਂ ਤੁਹਾਡੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਸਹਾਈ ਹੋ ਸਕਦੇ ਹਾਂ।

JOHN SINGH BANGA
Realtor, Lic # 01397975
916-271-5404
banga.realtor@gmail.com

TEAM JD

DALVIR 'DIL' NIJJAR
Realtor, Lic # 01418648
916-628-2210
dil.realtor@gmail.com

ELITE REALTY SERVICES

Office: 916-681-5112
7412 Elsie Avenue, Sacramento CA 94828

ਕਾਮਰੇਡ ਦਰਬਾਰਾ ਸਿੰਘ ਢਿੱਲੋਂ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਦਿੱਤੀ ਅੰਤਿਮ ਵਿਦਾਇਗੀ

ਜਲੰਧਰ- ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਤੇ ਨਾਮਵਰ ਵਕੀਲ ਦਰਬਾਰਾ ਸਿੰਘ ਢਿੱਲੋਂ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ। ਕਮੇਟੀ ਦੀ ਤਰਫ਼ੋਂ ਮੀਤ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਡਾ. ਰਘਬੀਰ ਕੌਰ ਅਤੇ ਕਮੇਟੀ ਮੈਂਬਰਾਂ ਨੇ ਉਨ੍ਹਾਂ ਦੀ ਦੇਹ 'ਤੇ ਗਦਰ ਪਾਰਟੀ ਦਾ ਝੰਡਾ ਅਤੇ ਢਿੱਲੋਂ ਦੇ ਹਾਰ ਪਾਕੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।

ਜ਼ਿਕਰਯੋਗ ਹੈ ਕਿ ਜਦੋਂ ਕਮਿਊਨਿਸਟ ਇਨਕਲਾਬੀ (ਨਕਸਲੀਬਾਜ਼ੀ) ਲਹਿਰ ਦੇ ਆਗੂਆਂ ਅਤੇ ਕਾਰਕੁੰਨਾਂ ਨੂੰ ਝੂਠੇ ਮੁਕਾਬਲਿਆਂ 'ਚ ਮਾਰ ਮੁਕਾਇਆ ਅਤੇ ਕੇਸਾਂ 'ਚ ਫਸਾਇਆ ਜਾ ਰਿਹਾ ਸੀ, ਉਸ ਮੌਕੇ ਸੀਨੀਅਰ ਵਕੀਲ ਦਰਬਾਰਾ ਸਿੰਘ ਢਿੱਲੋਂ ਨੇ ਸਿਦਕਦੀਲੀ ਨਾਲ ਮੁਫ਼ਤ

ਕੇਸ ਲੜੇ। ਉਹ ਭਰ ਜੁਆਨੀ ਤੋਂ ਲੈ ਕੇ ਦੇਸ਼ ਭਗਤ, ਇਨਕਲਾਬੀ ਅਤੇ ਵਿਸ਼ੇਸ਼ ਕਰਕੇ ਕਮਿਊਨਿਸਟ ਲਹਿਰ

ਕੁਮਾਰੀ ਕੌਛੜ, ਕਾਮਰੇਡ ਗੁਰਮੀਤ, ਕਾਮਰੇਡ ਗੁਰਮੀਤ ਸਿੰਘ ਢੱਡਾ, ਕਾ. ਕੁਲਵੰਤ ਸਿੰਘ ਸੰਧੂ, ਬਲਬੀਰ ਕੌਰ ਬੁੰਡਾਲਾ, ਦੇਵਰਾਜ ਨਈਅਰ, ਚਰੰਜੀ ਲ ਕੰਗਣੀਵਾਲ ਅਤੇ ਹਰਬੀਰ ਕੌਰ ਬੰਨੂਆਣਾ ਮੈਂਬਰਾਂ ਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪਰਿਵਾਰਕ ਮੈਂਬਰ ਗੁਰਦੀਪ ਸਿੰਘ, ਸੁਮਨ ਲੱਤਾ, ਕੇਸਰ ਸਿੰਘ, ਕੁਲਵੰਤ ਸਿੰਘ ਕਾਕਾ ਅਤੇ ਪਰਮਜੀਤ ਸਿੰਘ ਸਮੇਤ ਬਹੁ ਗਿਣਤੀ ਹਾਜ਼ਰ ਹੋਏ। ਇੰਗਲੈਂਡ ਤੋਂ ਉਚੇਚੇ ਤੌਰ 'ਤੇ ਆਈ.ਡਬਲਿਊ.ਏ. ਬਰਮਿੰਘਮ ਬਰਾਂਚ ਦੇ ਪ੍ਰਧਾਨ ਸ਼ੀਰਾ ਜੌਗਲ ਅਤੇ ਕਾ. ਭਗਵੰਤ ਵੀ ਹਾਜ਼ਰ ਸਨ। ਸ਼ਹੀਦ ਉਧਮ ਸਿੰਘ ਵੈੱਲਫੇਅਰ ਟਰੱਸਟ ਬਰਮਿੰਘਮ ਵੱਲੋਂ ਕਾ. ਭਾਰਤ ਭੂਸ਼ਣ ਹਾਜ਼ਰ ਸਨ।



ਨਾਲ ਜੁੜਕੇ ਆਖਰੀ ਦਮ ਤੱਕ ਲੋਕ ਹੱਕਾਂ ਲਈ ਜੁੜਦੇ ਰਹੇ। ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਖਜ਼ਾਨਚੀ ਸੀਤਲ ਸਿੰਘ ਸੰਘਾ, ਸੁਰਿੰਦਰ

ਰਿਪੋਰਟ- ਤਰਸੇਮ ਜਲੰਧਰੀ

ਸਵੱਛ ਭਾਰਤ ਮੁਹਿੰਮ ਨੂੰ ਹੱਲਾਸ਼ੇਰੀ ਦੇਣ ਲਈ ਜਾਗਰੂਕਤਾ ਰੈਲੀ ਕੱਢੀ



ਘੱਲ ਕਲਾਂ- ਬੀਤੇ 15 ਅਕਤੂਬਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਜਾਰੀ ਹੋਈ ਸਰਕਾਰੀ ਸਕੂਲ ਘੱਲ ਕਲਾਂ ਵਿਖੇ ਮੁੱਖ ਅਧਿਆਪਕ ਸ. ਹਰਜਿੰਦਰ ਸਿੰਘ ਢੰਡਾਲ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਵੱਛ ਭਾਰਤ ਮੁਹਿੰਮ ਨੂੰ ਹੱਲਾਸ਼ੇਰੀ ਦੇਣ ਲਈ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਵਿਦਿਆਰਥੀਆਂ ਵੱਲੋਂ ਪਿੰਡ ਵਾਸੀਆਂ ਨੂੰ ਆਪਣੇ ਚੌਗਿਰਦੇ ਦੀ ਸਾਫ-ਸਫਾਈ ਅਤੇ ਸਾਫ-ਸਫਾਈ ਲਈ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਨੇ ਸਕੂਲੀ ਚੌਗਿਰਦੇ ਦੀ ਸਾਫ-ਸਫਾਈ ਕਰਕੇ ਪਿੰਡ ਵਾਸੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਬੱਚਿਆਂ ਨੇ ਸਲੋਗਨ ਪੋਸਟਰ ਫੜ ਕੇ ਪਿੰਡ ਵਿਚ ਸਫਾਈ ਲਈ ਮੁਹਿੰਮ ਵਿੱਚੀ। ਇਸ ਮੌਕੇ ਸਮੂਹ ਸਟਾਫ ਮੈਂਬਰ ਸ੍ਰੀ ਰਾਜੇਸ਼ ਸੂਦ, ਸ੍ਰੀ ਮਨਦੀਪ ਕੁਮਾਰ, ਮਹਿੰਦਰ ਕੌਰ, ਰਾਜਿੰਦਰ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਬਲਜੀਤ ਕੌਰ, ਜਸਵੀਰ ਕੌਰ, ਉਸ਼ਾ ਰਾਣੀ, ਸੁਨੀਤਾ ਰਾਣੀ, ਸ਼੍ਰੀਮਤੀ ਡਿੱਪਲ, ਕੁਮਾਰੀ ਸ਼ਿਲਪਾ, ਪਰਵਿੰਦਰ ਕੌਰ, ਕਮਲਪ੍ਰੀਤ ਕੌਰ, ਅਮਨਦੀਪ ਕੌਰ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।



ਇਸ ਤੋਂ ਇਕ ਦਿਨ ਪਹਿਲਾਂ ਸਵੱਛ ਭਾਰਤ ਅਭਿਆਨ ਦੀ ਤਰਜਮਾਨੀ ਕਰਦਾ ਹੋਇਆ ਇਕ ਨਾਟਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਿਆ ਗਿਆ। ਇਸ ਨਾਟਕ ਵਿਚਲੇ ਵਿਦਿਆਰਥੀਆਂ ਨੇ ਆਪਣੇ-ਆਪਣੇ ਕਿਰਦਾਰਾਂ ਰਾਹੀਂ ਸਮੂਹ ਸਕੂਲ ਦੇ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣ ਲਈ ਪ੍ਰੇਰਿਆ।

ਕਿਸਾਨੀ ਦੀ ਮੰਦਹਾਲੀ ਨਾਲ ਪੰਜਾਬ ਦਾ ਸਮੁੱਚਾ ਅਰਥਚਾਰਾ ਸੈਕਟ ਵਿੱਚ -ਚੀਮਾਂ

ਬਟਾਲਾ (ਬਰਨਾਲ)- ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ ਵੱਲੋਂ ਸੂਬੇ ਅੰਦਰ ਚਲਾਈ ਕਰਜਾ ਕੁਰਕੀ ਮੁਹਿੰਮ ਤਹਿਤ ਅਮਰਦੀਪ ਸਿੰਘ ਸਿੰਘ ਚੀਮਾਂ ਜਨਰਲ ਸਕੱਤਰ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵੱਲੋਂ ਵਿਧਾਨ ਸਭਾ ਹਲਕਾ ਬਟਾਲਾ ਅੰਦਰ ਆਪਣੀ ਪੂਰੀ ਟੀਮ ਜਸਵੰਤ ਸਿੰਘ ਗਾਂਸ, ਬਲਦੇਵ ਰਾਜ ਅੱਤਰ, ਸੁਰਿੰਦਰ ਸਿੰਘ ਕਾਹਲੋਂ, ਵਿਸ਼ਵਾ ਸਾਰਦਾ ਅਤੇ ਸਰਗਰਮ ਯੁਥ ਆਗੂ ਡਾਕਟਰ ਸੰਤੋਖ ਰਾਏ ਕੇਵਲ ਸਿੰਘ ਢਿੱਲੋਂ ਹਰਬਖਸ ਸਿੰਘ ਸਿੰਧੂ, ਇਕਬਾਲ ਸਿੰਘ ਨਾਲ ਪਿੰਡ-ਪਿੰਡ ਜਾ ਕੇ



ਕਿਸਾਨਾਂ ਤੇ ਖੇਤ ਮਜਦੂਰਾਂ ਦੇ ਫਾਰਮ ਭਰੇ ਜਾ ਰਹੇ ਨੇ। ਇਸ ਸਬੰਧੀ ਸ੍ਰ. ਚੀਮਾਂ ਨੇ ਹਲਕੇ ਦੇ ਪਿੰਡ ਮਲਕਪੁਰ, ਬਹਿਲੂਵਾਲ, ਕਾਲਿਆ ਲੀਲ ਖੁਰਦ ਰਸੂਲਪੁਰ, ਦੌਲਤਪੁਰ ਮਸਾਣੀਆਂ ਅਦਿ ਪਿੰਡਾਂ ਦੇ ਕਿਸਾਨਾਂ ਤੇ ਖੇਤ ਮਜਦੂਰਾਂ ਦੇ ਪਿੰਡਾਂ ਵਿੱਚ ਕਰਜਾ ਕੁਰਕੀ ਖਤਮ ਫਸਲ ਦੀ ਪੂਰੀ ਰਕਮ ਦੇ ਫਾਰਮ ਭਰੇ ਗਏ ਚੀਮਾਂ ਨੇ ਦੱਸਿਆ ਕਿ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਭੂਰ ਹੁੰਗਾਰਾ ਮਿਲ ਰਿਹਾ ਹੈ ਇਸ ਤੋਂ ਇਲਾਵਾ ਕਿਸਾਨਾਂ ਨੂੰ ਕਣਕ, ਝੋਨੇ ਦੇ ਚੱਕਰ ਵਿੱਚ ਨਿਕਲ ਕੇ ਦੂਸਰੀਆਂ ਫਸਲਾਂ ਦੀ ਪੈਦਾਵਾਰ ਕਰਨ ਅਤੇ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਤ ਕੀਤਾ ਇਸ ਮੌਕੇ ਸ੍ਰ. ਚੀਮਾਂ ਨਾਲ ਐਮ.ਐਮ.ਸਿੰਘ ਚੀਮਾਂ, ਪਰਮਾਨੋਟ ਇਨਵਾਇਟੀ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ, ਬਲਜੀਤ ਸਿੰਘ, ਧਿਆਨ ਸਿੰਘ, ਸੁਰਜੀਤ ਸਿੰਘ, ਸੁਖਬੀਰ ਸਿੰਘ, ਕੁਲਵਿੰਦਰ ਕੌਰ, ਗੁਰਪ੍ਰੀਤ ਕੌਰ, ਜਸਬੀਰ ਸਿੰਘ, ਸਵਿੰਦਰ ਸਿੰਘ ਸੋਹਲ, ਜੋਗਾ ਸਿੰਘ, ਨਰਿੰਦਰ ਕੌਰ, ਦਲਬੀਰ ਸਿੰਘ, ਬਸੰਤ ਸਿੰਘ, ਹਰਪਾਲ ਸਿੰਘ, ਭਾਗ ਸਿੰਘ, ਗੁਰਨਾਮ ਸਿੰਘ, ਗੁਰਦੇਵ ਸਿੰਘ, ਭਾਗ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ, ਇਲਾਵਾ ਕਾਂਗਰਸ ਦੇ ਵਰਕਰ ਅਤੇ ਕਿਸਾਨ ਹਾਜ਼ਰ ਸਨ।

ਸਾਂਪਲਾ ਅਤੇ ਕੈਂਬ ਨੇ ਫਗਵਾੜਾ ਵਿਖੇ ਡਾ. ਬੀ. ਆਰ. ਅੰਬੇਦਕਰ ਆਡੀਟੋਰੀਅਮ ਅਤੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਫਗਵਾੜਾ (ਬੀ.ਕੇ.ਰੱਤੂ)- ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ਅਤੇ ਹਲਕਾ ਵਿਧਾਇਕ ਸ੍ਰੀ ਸੋਮ ਪ੍ਰਕਾਸ਼ ਕੈਂਬ ਨੇ ਰੈਸਟ ਹਾਊਸ ਫਗਵਾੜਾ ਵਿਖੇ ਪ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਡਾ. ਬੀ. ਆਰ. ਅੰਬੇਦਕਰ ਆਡੀਟੋਰੀਅਮ ਅਤੇ ਬਾਬਾ ਗਧਿਆ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸ੍ਰ. ਜਰਨੈਲ ਸਿੰਘ ਵਾਹਦ ਚੇਅਰਮੈਨ ਮਾਰਕੈੱਡ ਪੰਜਾਬ, ਸ੍ਰ. ਸਰਵਣ ਸਿੰਘ ਕੁਲਾਰ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ, ਸ੍ਰੀ ਸ਼ਾਮ ਸੁੰਦਰ ਅਗਰਵਾਲ ਜ਼ਿਲ੍ਹਾ ਪ੍ਰਧਾਨ ਭਾਜਪਾ, ਸ੍ਰੀ ਅਰੁਣ ਕੁਮਾਰ ਖੋਸਲਾ ਮੇਅਰ ਨਗਰ ਨਿਗਮ ਫਗਵਾੜਾ, ਸ੍ਰੀ ਰਣਜੀਤ ਸਿੰਘ ਖੁਰਾਣਾ ਡਿਪਟੀ ਮੇਅਰ, ਸ੍ਰੀ ਸੁਨੀਲ ਚੰਮ ਚੇਅਰਮੈਨ ਨਗਰ ਸੁਧਾਰ ਟਰੱਸਟ ਫਗਵਾੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ-ਭਾਜਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ।

ਇਸ ਉਪਰੰਤ ਇੱਕ ਸਥਾਨਕ ਪੈਲੇਸ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਸਾਂਪਲਾ ਨੇ ਕਿਹਾ ਕਿ ਰਾਜ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਸੂਬੇ ਦੇ ਲੋਕਾਂ ਦੀਆਂ ਲੋੜਾਂ ਨੂੰ ਸਮਝਿਆ ਹੈ ਅਤੇ ਪੂਰਾ ਕੀਤਾ ਹੈ। ਉਹਨਾਂ ਰਾਜ ਵਿੱਚ ਗੱਠਜੋੜ ਦੀ ਸਰਕਾਰ ਦੇ ਸਮੇਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ ਅਤੇ ਵੱਡੇ-ਵੱਡੇ ਪ੍ਰੋਜੈਕਟ ਸ਼ੁਰੂ ਹੋਏ ਹਨ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਵਿੱਚ ਅੰਤਰ-ਰਾਸ਼ਟਰੀ ਏਅਰਪੋਰਟ, ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵੱਡੇ ਹਸਪਤਾਲ ਅਤੇ ਪ੍ਰਬੰਧਕੀ ਕੰਪਲੈਕਸ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਪੰਜਾਬ ਦੀ ਗੱਠਜੋੜ ਸਰਕਾਰ ਵੱਲੋਂ ਗਰੀਬ ਵਰਗ ਦੇ ਲੋਕਾਂ ਲਈ ਆਟਾ-ਦਾਲ ਸਕੀਮ ਅਤੇ ਸ਼ਗਨ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਸੂਬੇ ਦੇ

ਲੋਕਾਂ ਨੂੰ 28 ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦਲਿਤ ਵਰਗ ਦੇ ਲੋਕਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਕਿਸਾਨ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਖਾਦ ਦੀ ਪੂਰਤੀ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ



ਹਨ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਮ ਪ੍ਰਕਾਸ਼ ਕੈਂਬ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਫਗਵਾੜਾ ਨੂੰ ਨਗਰ ਨਿਗਮ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਸ ਦੀ ਹਦੂਦ ਅੰਦਰ 16 ਨਵੇਂ ਇਲਾਕਿਆਂ ਨੂੰ ਸ਼ਾਮਲ ਕਰਕੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਨਵੀਆਂ ਸੜਕਾਂ ਬਣਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ 114 ਕਰੋੜ ਰੁਪਏ ਦੀ ਲਾਗਤ ਨਾਲ 140 ਕਿਲੋਮੀਟਰ ਸੀਵਰੇਜ ਪਾਇਆ ਗਿਆ ਹੈ ਅਤੇ ਪਾਣੀ ਦੀ ਸਪਲਾਈ ਲਈ 102 ਕਿਲੋਮੀਟਰ ਲੰਬੀਆਂ ਪਾਣੀ

ਦੀਆਂ ਪਾਇਪਾਂ ਪਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਲਈ 60 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ 25 ਨਵੇਂ ਟਿਊਬਵੈੱਲ ਲਗਾਏ ਗਏ ਹਨ। ਉਹਨਾਂ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਲਈ 7 ਕਰੋੜ ਰੁਪਏ ਦੀ ਲਾਗਤ ਨਾਲ ਲਾਇਟਾਂ ਵੀ ਲਗਾਈਆਂ ਗਈਆਂ ਹਨ।

ਸ੍ਰੀ ਕੈਂਬ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਆਮ ਲੋਕਾਂ ਲਈ ਸਵੱਛ ਪਖਾਨੇ ਬਣਾਉਣ ਵਾਲਾ ਪਹਿਲਾ ਸ਼ਹਿਰ ਹੈ ਅਤੇ ਸ਼ਹਿਰ ਵਿੱਚ 1 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਸਵੱਛ ਪਖਾਨੇ ਬਣਾਏ ਗਏ ਹਨ। ਇਸ ਤੋਂ ਇਲਾਵਾ ਕੁੜੇ ਦੀ ਸਮੱਸਿਆ ਦੇ ਹੱਲ ਲਈ ਸਮਾਰਟ ਬਿਨ ਲਗਾਏ ਗਏ ਹਨ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਹਮੇਸ਼ਾ ਹੀ ਵਿਕਾਸ ਕੰਮਾਂ ਵਿੱਚ ਮੋਢੀ ਬਣੀ ਹੈ ਅਤੇ ਪਿਛਲੇ ਪੰਜ ਸਾਲਾਂ ਵਿੱਚ ਹਲਕਾ ਫਗਵਾੜਾ ਦੇ ਪਿੰਡਾਂ ਦੇ 226 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਨਵੀਆਂ ਪਾਣੀ ਦੀ ਟੈਂਕੀਆਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ

ਸਵੱਛ ਭਾਰਤ ਮਿਸ਼ਨ ਤਹਿਤ ਹਲਕੇ ਦੇ ਪਿੰਡਾਂ ਵਿੱਚ 4000 ਤੋਂ ਵੱਧ ਪਖਾਨੇ ਬਣਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪਿੰਡਾਂ ਵਿੱਚ ਧਰਮਸ਼ਾਲਾਵਾਂ ਬਣਾਉਣ ਲਈ 4 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਤੇ ਤਰੱਕੀ ਕਰਨਾ ਹੀ ਮੇਰਾ ਸਭ ਤੋਂ ਵੱਡਾ ਫਰਜ਼ ਹੈ। ਇਸ ਮੌਕੇ ਸ੍ਰੀ ਰਾਕੇਸ਼ ਦੁੱਗਲ ਸਾਬਕਾ ਜ਼ਿਲ੍ਹਾ ਪ੍ਰਧਾਨ, ਸ੍ਰੀ ਬਲਬੱਦਰ ਸੇਨ ਦੁੱਗਲ, ਸ੍ਰੀ ਤੇਜਸਵੀ ਭਰਦਵਾਜ, ਸ੍ਰੀ ਪੰਕਜ ਚਾਵਲਾ, ਸ੍ਰੀ ਜਸਪਾਲ ਸਿੰਘ ਢੇਸੀ, ਸ੍ਰੀ ਰਜਿੰਦਰ ਸਿੰਘ ਚੰਦੀ, ਸ੍ਰੀ ਅਵਤਾਰ ਸਿੰਘ ਮੰਡ ਅਤੇ ਸ੍ਰੀ ਅਵਤਾਰ ਸਿੰਘ ਭੁੰਗਰਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ-ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

ਜ਼ਿਲ੍ਹਾ ਵਾਲੀਬਾਲ ਲੜਕੀਆਂ ਦੀ ਪ੍ਰਤੀਯੋਗਤਾ ਵਿੱਚ ਆਰ ਡੀ ਖੋਸਲਾ ਡੀ ਏ ਵੀ ਸਕੂਲ ਜੇਤੂ

ਬਟਾਲਾ (ਬਰਨਾਲ)- ਜ਼ਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋਂ ਜੈਮਸ ਕੈਂਬਿਜ ਇੰਟਰਨੈਸ਼ਨਲ



ਸਕੂਲ ਵਿਖੇ ਕਰਵਾਏ ਜਾ ਰਹੇ ਲੜਕੀਆਂ ਦੇ ਅੰਤਰ ਕਾਲਜ ਵਾਲੀਬਾਲ ਮੁਕਾਬਲਿਆਂ ਵਿੱਚ ਆਰ ਡੀ ਖੋਸਲਾ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਜੇਤੂ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਉੱਪ ਜੇਤੂ ਰਹੇ। ਇਸ ਪ੍ਰਤੀਯੋਗਤਾ ਵਿੱਚ ਜੈਮਸ ਕੈਂਬਿਜ

ਇੰਟਰਨੈਸ਼ਨਲ ਸਕੂਲ ਦੀ ਡਾਇਰੈਕਟਰ ਮਨਜੀਤ ਕੌਰ ਸਾਂਘਾ ਮੁਖ ਮਹਿਮਾਨ ਸਨ। ਸਕੂਲ ਦੇ ਪਰਿੰਸੀਪਲ

ਇਮਤਿਆਜ਼ ਉੱਲ ਹੁਸੈਨ ਨੇ ਦੱਸਿਆ ਕਿ ਜ਼ਿਲ੍ਹਾ ਟੂਰਨਾਮੈਂਟ ਗੁਰਦਾਸਪੁਰ ਵੱਲੋਂ 19 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੀ ਕਰਵਾਈ ਜਾ ਰਹੀ ਇਸ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੀਆਂ 5 ਟੀਮਾਂ ਨੇ ਹਿੱਸਾ ਲਿਆ। ਪ੍ਰਤੀਯੋਗਤਾ

ਦੇ ਫਾਈਨਲ ਮੁਕਾਬਲਿਆਂ ਵਿੱਚ ਆਰ ਡੀ ਖੋਸਲਾ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਨੂੰ 3-0 ਦੇ ਫਰਕ ਨਾਲ ਹਰਾ ਕੇ ਪ੍ਰਤੀਯੋਗਤਾ ਤੇ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਜ਼ਿਲ੍ਹਾ

ਟੂਰਨਾਮੈਂਟ ਗੁਰਦਾਸਪੁਰ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਕੁਮਾਰ ਸਹਾਇਕ ਸਕੱਤਰ ਮਨਿੰਦਰ ਸਿੰਘ, ਉੱਪ ਪਰਿੰਸੀਪਲ ਚਾਰੂ ਸਿੰਘ ਪੰਨੂ, ਵਿੱਠਨ ਕੁਮਾਰ, ਬਲਜੀਤ ਬੇਹਰਾ, ਪ੍ਰਦੀਪ ਲੁਬਰਾ, ਅਜੈ ਸ਼ਰਮਾ ਤੇ ਅਮਨਦੀਪ ਸਿੰਘ ਮੌਜੂਦ ਸਨ।

ਰਾਖਵਾਂਕਰਨ (ਹੈ ਤਾਂ ਵਿਚਾਰਨ ਵਾਲੀ ਗੱਲ)

ਸਭ ਤੋਂ ਪਹਿਲਾਂ ਰਾਖਵਾਂਕਰਨ ਉੱਚੀ ਜਾਤ ਦੇ ਲੋਕਾਂ ਨੂੰ ਹੀ 5000 ਸਾਲ ਪਹਿਲਾਂ ਮਿਲਿਆ ਸੀ। ਉਹ ਸੀ ਪੜ੍ਹਨ ਦਾ ਤੇ ਸੰਪਤੀ ਰੱਖਣ ਦਾ ਅਧਿਕਾਰ। ਜਿਸ ਕਾਰਨ ਛੋਟੀ ਜਾਤਾਂ ਦੇ ਲੋਕ ਅਨਪੜ੍ਹ ਤੇ ਗਰੀਬ ਬਣੇ।

ਛੋਟੀਆਂ ਜਾਤਾਂ ਦੇ ਲੋਕਾਂ ਨੂੰ ਰਾਖਵਾਂਕਰਨ ਮਿਲੇ ਅਜੇ 70 ਸਾਲ ਵੀ ਨਹੀਂ ਹੋਏ ਕਿ ਵਿਰੋਧ ਹੋਣ ਲੱਗ ਪਏ ਨੇ ਜਦਕਿ ਉਚੀ ਜਾਤਾਂ ਨੂੰ ਰਾਖਵਾਂਕਰਨ 5 ਹਜ਼ਾਰ ਸਾਲ ਤੱਕ ਰਿਹਾ।

ਇਸ ਰਾਖਵਾਂਕਰਨ ਦਾ ਕਾਰਨ ਉਹ ਰਾਖਵਾਂਕਰਨ ਹੀ ਹੈ ਜਿਸ ਤਹਿਤ ਛੋਟੀ ਜਾਤਾਂ ਦੇ ਲੋਕਾਂ ਨੂੰ 5 ਹਜ਼ਾਰ ਸਾਲ ਤੱਕ ਨਾ ਤਾਂ ਪੜ੍ਹਨ ਹੀ ਦਿੱਤਾ ਗਿਆ ਤੇ ਨਾ ਹੀ ਕਿਸੇ ਸੰਪਤੀ ਦਾ ਮਾਲਕ ਹੀ ਬਣਨ ਦਿੱਤਾ ਗਿਆ।

ਪੁਰਾਣੇ ਵਿਦਿਆਰਥੀ ਇੰਸਪੈਕਟਰ ਜੀਤ ਸਿੰਘ ਨੂੰ ਸ਼ਰਧਾਂਜਲੀ

ਨਵਾਂ ਸ਼ਹਿਰ- ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਜੀਵਨ ਪ੍ਰਦਾਨ ਕਰਨ ਲਈ ਪੁਲਿਸ ਅਤੇ ਫੌਜ ਦੇ ਕਰਮਚਾਰੀ ਆਪਣੀ ਜਾਨ ਦੀ ਵੀ ਬਾਜ਼ੀ ਲਗਾ ਦਿੰਦੇ ਹਨ। ਇਹ ਸ਼ਬਦ ਚੌਕੀ ਇੰਚਾਰਜ ਸ. ਹਰਜਿੰਦਰ ਸਿੰਘ ਨੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖੇ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵਿਚ ਇੰਸਪੈਕਟਰ ਜੀਤ ਸਿੰਘ ਇਸੇ ਸਕੂਲ ਦੇ ਵਿਦਿਆਰਥੀ ਸਨ। ਉਹ 22 ਅਪ੍ਰੈਲ 1965 ਨੂੰ ਪੁਲਿਸ ਵਿਚ ਭਾਰਤੀ ਹੋਏ ਅਤੇ 24 ਜੂਨ 1987 ਨੂੰ ਪੰਜਾਬ 'ਚ ਕਾਲੇ ਦੌਰ ਦੌਰਾਨ ਅਮਾਨਵੀ ਤੌਰ 'ਤੇ ਨਾਲ ਮੁਕਾਬਲਾ ਕਰਦਿਆਂ ਸ਼ਹੀਦੀ ਪ੍ਰਾਪਤ ਕਰ ਗਏ। ਪੁਲਿਸ ਨੂੰ ਹਮੇਸ਼ਾ ਇਸ ਬਹਾਦਰ ਸਿਪਾਹੀ ਦੀ ਕੁਰਬਾਨੀ 'ਤੇ ਮਾਣ ਰਹੇਗਾ।



ਇਸ ਮੌਕੇ ਪ੍ਰਿੰਸੀਪਲ ਸ੍ਰੀ ਕਰਨ ਸ਼ਰਮਾ ਅਤੇ ਡਾ. ਜਸਵੰਤ ਰਾਏ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੇਸ਼ ਦੀਆਂ ਸੁਰੱਖਿਆ ਫੌਰਸਾਂ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਕਿਹਾ। ਅੰਤ ਵਿਚ ਚੌਕੀ ਇੰਚਾਰਜ ਸ. ਹਰਜਿੰਦਰ ਸਿੰਘ ਦਾ ਸਕੂਲ ਸਟਾਫ ਵੱਲੋਂ ਸਿਰੋਪਾਓਂ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਲੈਕਚਰਾਰ ਕੁਲਵਿੰਦਰ ਸਿੰਘ, ਬਲਵੀਰ ਚੰਦ, ਡਾ. ਜਸਵੰਤ ਰਾਏ, ਸੁਰਿੰਦਰ ਕੌਰ, ਪਰਮਿੰਦਰ ਕੌਰ, ਸੁਰੇਸ਼ ਕੁਮਾਰ, ਵਿਸ਼ਾਲ, ਵਨੀਤਾ ਰਾਣੀ, ਸੰਦੀਪ ਲਾਂਬਾ, ਕਮਲੇਸ਼ ਰਾਣੀ, ਗੁਰਵਿੰਦਰ ਕੌਰ, ਅਨਿਲ ਕੁਮਾਰ, ਰੋਹਿਤ ਰਾਂਗੜਾ, ਜਰਨੈਲ ਸਿੰਘ ਹੌਲਦਾਰ, ਕੁਲਵਿੰਦਰ ਸਿੰਘ ਤੇ ਸਕੂਲ ਵਿਦਿਆਰਥੀ ਹਾਜ਼ਰ ਸਨ।

ਵਿਦੇਸ਼ੀ ਇਸਾਈ ਮਿਸ਼ਨਰੀਆਂ ਨੂੰ ਭਾਰਤ ਦਾ ਵੀਜ਼ਾ ਕਿਉਂ ਨਹੀਂ? ਝੱਲੀ ਦੀ ਹੱਤਿਆ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਬਸਪਾ ਨੇ ਕੀਤਾ ਪ੍ਰਦਰਸ਼ਨ

ਚੌਧਰੀ ਸੰਤੋਖ ਸਿੰਘ ਐਮ. ਪੀ. ਮਸਲਾ ਲੋਕ ਸਭਾ ਵਿਚ ਉਠਾਉਣਗੇ

ਲੋਕ ਸਭਾ ਹਲਕਾ ਜਲੰਧਰ ਤੋਂ ਪਾਰਲੀਮੈਂਟ ਦੇ ਮੈਂਬਰ ਚੌਧਰੀ ਸੰਤੋਖ ਸਿੰਘ ਵਿਦੇਸ਼ੀ ਇਸਾਈ ਮਿਸ਼ਨਰੀਆਂ ਨੂੰ ਭਾਰਤ ਵਿਚ ਧਰਮ ਪ੍ਰਚਾਰ ਲਈ ਆਉਣ ਵਾਸਤੇ ਭਾਰਤ ਸਰਕਾਰ ਵੱਲੋਂ ਵੀਜ਼ਾ ਨਾ ਦਿੱਤੇ ਜਾਣ ਦਾ ਮਸਲਾ ਪਾਰਲੀਮੈਂਟ ਵਿਚ ਉਠਾਉਣਗੇ। ਉਹਨਾਂ ਨੇ ਇਹ ਭਰੋਸਾ ਇਕ ਇਸਾਈ ਵਫ਼ਦ ਨੂੰ ਦਿੱਤਾ। ਪਿਛਲੇ ਦਿਨੀਂ 6 ਕ੍ਰਿਸਚੀਅਨ ਫਰੰਟ ਨੇ ਉਹਨਾਂ ਨੂੰ ਮਿਲ ਕੇ ਕਿਹਾ ਸੀ ਕਿ ਸਾਰੇ ਭਾਰਤੀ ਧਰਮਾਂ ਦੇ ਧਰਮ ਪ੍ਰਚਾਰਕ ਇਸਾਈ ਦੇਸ਼ਾਂ ਵਿਚ ਆਪੋ ਆਪਣੇ ਧਰਮ ਦਾ ਪ੍ਰਚਾਰ ਉਥੇ ਕਰਦੇ ਹਨ ਅਤੇ ਧਰਮ

ਕਿਹਾ ਕਿ ਜੇਕਰ ਇਕ ਇਸਾਈ ਮਿਸ਼ਨਰੀ ਨੂੰ ਸਰਕਾਰ ਸੁਰੱਖਿਆ ਨਹੀਂ ਦੇ ਸਕਦੀ ਤਾਂ ਫਿਰ ਉਸਨੂੰ ਸਰਕਾਰ ਕਹਾਉਣ ਦਾ ਕੀ ਹੱਕ ਹੈ? ਉਹਨਾਂ ਕਿਹਾ ਕਿ ਸਰਕਾਰ ਕੁਝ ਕੱਟੜਪੰਥੀਆਂ ਨੂੰ ਜੇਕਰ ਇਹ ਨਹੀਂ ਸਮਝਾ ਸਕਦੀ ਕਿ ਭਾਰਤ ਇਕ ਸੈਕੂਲਰ ਦੇਸ਼ ਹੈ। ਇੱਥੇ ਸਾਰੇ ਵਿਦੇਸ਼ੀ ਇਸਾਈ ਮਿਸ਼ਨਰੀਆਂ ਨੂੰ ਵੀਜ਼ਾ ਨਹੀਂ ਦੇ ਰਹੀ। ਜੇਕਰ ਕੁਝ ਕੱਟੜਪੰਥੀਆਂ ਦੇ ਆਖੇ ਸਰਕਾਰ ਵਿਦੇਸ਼ੀ ਮਿਸ਼ਨਰੀਆਂ ਨੂੰ ਭਾਰਤ ਵਿਚ ਦਾਖਲ ਹੋਣ ਤੋਂ ਰੋਕਦੀ ਹੈ ਤਾਂ ਇਹ ਉਸ ਲਈ ਸ਼ਰਮ ਦੀ ਗੱਲ ਹੈ। ਸ੍ਰੀ ਫਰੈਡੀ ਜੋਜ਼ਫ ਨੇ ਕਿਹਾ ਕਿ ਹਿੰਦੂ ਕੱਟੜਪੰਥੀ ਦਲਿਤਾਂ ਨੂੰ ਮੌਲੇ ਮੌਲੀ ਹਿੰਦੂ ਆਖ ਰਹੇ ਹਨ, ਜਦਕਿ ਉਹ ਹਿੰਦੂ ਹੀ ਨਹੀਂ। ਜੇ ਮੰਨ ਵੀ ਲਿਆ ਜਾਵੇ ਕਿ ਉਹ ਹਿੰਦੂ ਹਨ ਤਾਂ ਕੀ ਆਪਣੀ ਮਰਜ਼ੀ ਦਾ ਧਰਮ ਧਾਰਨ ਕਰਨ ਦਾ ਉਹਨਾਂ ਦਾ ਹੱਕ ਇਸ ਕਰਕੇ ਖਤਮ ਹੋ ਜਾਂਦਾ ਹੈ ਕਿ ਉਹ ਹਿੰਦੂ ਹਨ?

ਉਹਨਾਂ ਕਿਹਾ ਕਿ ਭਾਰਤੀ ਧਰਮਾਂ ਦੇ ਧਰਮ ਪ੍ਰਚਾਰਕ ਇਸਾਈ ਦੇਸ਼ਾਂ ਵਿਚ ਖੁੱਲ੍ਹ ਕੇ ਪ੍ਰਚਾਰ ਕਰ ਰਹੇ ਹਨ ਅਤੇ ਧਰਮ ਪਰਿਵਰਤਨ ਵੀ ਕਰ ਰਹੇ ਹਨ। ਪਿਛਲੇ 10 ਸਾਲਾਂ ਵਿਚ ਇੰਗਲੈਂਡ, ਅਮਰੀਕਾ, ਕਨੇਡਾ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਇਕ ਲੱਖ ਤੋਂ ਵੱਧ ਲੋਕ ਇਸਲਾਮ, ਬੁੱਧ ਧਰਮ, ਹਿੰਦੂ ਧਰਮ ਅਤੇ ਸਿੱਖ ਧਰਮ ਅਪਣਾ ਚੁੱਕੇ ਹਨ ਪਰ ਕਿਸੇ ਇਸਾਈ ਸੰਗਠਨ ਨੇ ਇਸ ਦਾ ਵਿਰੋਧ ਨਹੀਂ ਕੀਤਾ। ਅੱਜ ਤੋਂ ਤਿੰਨ ਸਾਲ ਪਹਿਲਾਂ ਤੱਕ ਇਸਾਈ ਸੰਸਾਰ ਦੀ ਸਭ ਤੋਂ ਵੱਡੀ ਆਬਾਦੀ ਸਨ ਪਰ ਤਿੰਨ ਸਾਲ ਪਹਿਲਾਂ ਇਸਾਈ ਆਬਾਦੀ ਨੰਬਰ ਦੇ ਤੇ ਆ ਗਈ ਹੈ। ਮੁਸਲਮਾਨ ਨੰਬਰ ਇਕ 'ਤੇ ਆ ਗਏ ਹਨ ਪਰ ਕਿਸੇ ਵੀ ਇਸਾਈ ਸੰਗਠਨ ਨੇ ਹੋ ਹੱਲਾ ਨਹੀਂ ਕੀਤਾ।

ਪਰਿਵਰਤਨ ਵੀ ਕਰਦੇ ਹਨ। ਪਰ ਇਹ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਵਿਦੇਸ਼ੀ ਇਸਾਈ ਮਿਸ਼ਨਰੀਆਂ ਨੂੰ ਧਰਮ ਪ੍ਰਚਾਰ ਲਈ ਵੀਜ਼ਾ ਨਹੀਂ ਦਿੱਤਾ ਜਾ ਰਿਹਾ। ਇਹ ਇਸ ਦੇਸ਼ ਦੇ ਇਸਾਈਆਂ ਨਾਲ ਇਕ ਬਹੁਤ ਵੱਡਾ ਵਿਤਕਰਾ ਹੈ ਜੋ ਵਿਦੇਸ਼ਾਂ ਵਿਚ ਰਹਿੰਦੇ ਆਪਣੇ ਧਰਮ ਗੁਰੂਆਂ ਦਾ ਆਸ਼ੀਰਵਾਦ ਨਹੀਂ ਲੈ ਸਕਦੇ। ਇਸ ਇਸਾਈ ਵਫ਼ਦ ਦੀ ਅਗਵਾਈ ਸ੍ਰੀ ਫਰੈਡੀ ਜੋਜ਼ਫ ਕਨਵੀਨਰ ਵਿਲੀਅਮ ਕੇਰੀ ਐਵਾਰਡ ਕਮੇਟੀ ਨੇ ਕੀਤੀ। ਉਹਨਾਂ ਕਿਹਾ ਕਿ ਸਰਕਾਰ ਆਖਦੀ ਹੈ ਕਿ ਵਿਦੇਸ਼ੀ ਇਸਾਈ ਮਿਸ਼ਨਰੀਆਂ ਨੂੰ ਵੀਜ਼ਾ ਇਸ ਕਰਕੇ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਉਹਨਾਂ ਉੱਤੇ ਭਾਰਤ ਵਿਚ ਹਮਲੇ ਹੁੰਦੇ ਹਨ। ਸ੍ਰੀ ਫਰੈਡੀ ਜੋਜ਼ਫ ਨੇ

ਧਰਮਾਂ ਦਾ ਪ੍ਰਚਾਰ ਹੋ ਸਕਦਾ ਹੈ ਤਾਂ ਫਿਰ ਇਸ ਦੇਸ਼ ਨੂੰ ਸੈਕੂਲਰ ਕਹਾਉਣ ਦਾ ਕੀ ਹੈ? ਸ੍ਰੀ ਫਰੈਡੀ ਜੋਜ਼ਫ ਨੇ ਕਿਹਾ ਕਿ ਕੱਟੜਪੰਥੀ ਇਹ ਆਖਦੇ ਹਨ ਕਿ ਵਿਦੇਸ਼ੀ ਮਿਸ਼ਨਰੀਆਂ ਦੇ ਭਾਰਤ ਵਿਚ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਇਸਾਈ ਬਣ ਰਹੇ ਹਨ। ਜੇ ਭਾਰਤੀ ਇਸਾਈ ਧਰਮ ਅਪਣਾਉਣਾ ਚਾਹੁੰਦੇ ਹਨ, ਉਹਨਾਂ ਨੂੰ ਆਪਣਾ ਧਰਮ ਬਦਲਣ ਦਾ ਹੱਕ ਨਹੀਂ ਹੈ? ਜਦੋਂ ਭਾਰਤ ਦਾ ਸੰਵਿਧਾਨ ਹਰ ਭਾਰਤੀ ਨੂੰ ਆਪਣੀ ਇੱਛਾ ਦਾ ਧਰਮ ਅਪਣਾਉਣ ਦਾ ਹੱਕ ਦਿੰਦਾ ਹੈ ਤਾਂ ਇਹਨਾਂ ਕੱਟੜਪੰਥੀਆਂ ਨੂੰ ਧਰਮ ਪਰਿਵਰਤਨ ਦਾ ਵਿਰੋਧ ਕਰਨ ਦਾ ਕੀ ਹੱਕ ਹੈ। ਸ੍ਰੀ ਫਰੈਡੀ ਜੋਜ਼ਫ ਨੇ ਦੱਸਿਆ ਕਿ ਭਾਰਤ ਸਰਕਾਰ ਹਿੰਦੂ ਕੱਟੜਪੰਥੀਆਂ ਦੇ ਗੈਰ ਕਾਨੂੰਨੀ ਅਤੇ ਗੈਰ ਇਖਲਾਕੀ ਦਬਾਅ ਕਰਨ

ਉਹਨਾਂ ਕਿਹਾ ਕਿ ਭਾਰਤੀ ਧਰਮਾਂ ਦੇ ਧਰਮ ਪ੍ਰਚਾਰਕ ਇਸਾਈ ਦੇਸ਼ਾਂ ਵਿਚ ਖੁੱਲ੍ਹ ਕੇ ਪ੍ਰਚਾਰ ਕਰ ਰਹੇ ਹਨ ਅਤੇ ਧਰਮ ਪਰਿਵਰਤਨ ਵੀ ਕਰ ਰਹੇ ਹਨ। ਪਿਛਲੇ 10 ਸਾਲਾਂ ਵਿਚ ਇੰਗਲੈਂਡ, ਅਮਰੀਕਾ, ਕਨੇਡਾ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਇਕ ਲੱਖ ਤੋਂ ਵੱਧ ਲੋਕ ਇਸਲਾਮ, ਬੁੱਧ ਧਰਮ, ਹਿੰਦੂ ਧਰਮ ਅਤੇ ਸਿੱਖ ਧਰਮ ਅਪਣਾ ਚੁੱਕੇ ਹਨ ਪਰ ਕਿਸੇ ਇਸਾਈ ਸੰਗਠਨ ਨੇ ਇਸ ਦਾ ਵਿਰੋਧ ਨਹੀਂ ਕੀਤਾ। ਅੱਜ ਤੋਂ ਤਿੰਨ ਸਾਲ ਪਹਿਲਾਂ ਤੱਕ ਇਸਾਈ ਸੰਸਾਰ ਦੀ ਸਭ ਤੋਂ ਵੱਡੀ ਆਬਾਦੀ ਸਨ ਪਰ ਤਿੰਨ ਸਾਲ ਪਹਿਲਾਂ ਇਸਾਈ ਆਬਾਦੀ ਨੰਬਰ ਦੇ ਤੇ ਆ ਗਈ ਹੈ। ਮੁਸਲਮਾਨ ਨੰਬਰ ਇਕ 'ਤੇ ਆ ਗਏ ਹਨ ਪਰ ਕਿਸੇ ਵੀ ਇਸਾਈ ਸੰਗਠਨ ਨੇ ਹੋ ਹੱਲਾ ਨਹੀਂ ਕੀਤਾ।

ਮੁੱਖ ਮੰਤਰੀ ਦਾ ਹਲਕਾ ਲੰਬੀ ਹੋ ਰਿਹਾ ਹਾਈਟੈਂਕ

ਬਠਿੰਡਾ- ਮੁੱਖ ਮੰਤਰੀ ਪੰਜਾਬ ਦਾ ਹਲਕਾ ਲੰਬੀ, ਪੰਜਾਬ ਦਾ ਇਕਲੌਤਾ ਹਲਕਾ ਹੈ ਜਿਸ ਵਿੱਚ ਹੁਣ ਮਾਡਰਨ ਸ਼ਮਸ਼ਾਨਘਾਟ ਬਣਨ ਲੱਗੇ ਹਨ। ਮੁੱਢਲੇ ਪੜਾਅ 'ਤੇ ਕਰੀਬ ਅੱਠ ਪਿੰਡਾਂ ਵਿੱਚ ਮਾਡਰਨ ਸ਼ਮਸ਼ਾਨਘਾਟ ਬਣਨੇ ਸ਼ੁਰੂ ਹੋ ਚੁੱਕੇ ਹਨ। ਇਨ੍ਹਾਂ ਪਿੰਡਾਂ ਨੂੰ ਸ਼ਮਸ਼ਾਨ ਭੱਠੀ ਲਈ ਪੈਸਾ ਜਾਰੀ ਹੋ ਚੁੱਕਾ ਹੈ। ਮਾਡਰਨ ਸ਼ਮਸ਼ਾਨਘਾਟ ਵਿੱਚ ਅਜਿਹੀ ਭੱਠੀ ਬਣਾਈ ਜਾ ਰਹੀ ਹੈ ਜਿਸ ਵਿੱਚ ਲੱਕੜ ਦੀ ਖਪਤ ਬਹੁਤ ਘੱਟ ਹੁੰਦੀ ਹੈ। ਪੰਚਾਇਤਾਂ ਵੱਲੋਂ ਇਹ ਭੱਠੀ ਬਣਾਈ ਜਾ ਰਹੀ ਹੈ। ਸੂਤਰ ਦੱਸਦੇ ਹਨ ਕਿ ਪੰਚਾਇਤਾਂ ਵੱਲੋਂ ਅਜਿਹੀਆਂ ਭੱਠੀਆਂ ਲਈ ਸੰਗਤ ਦਰਸ਼ਨਾਂ ਵਿੱਚ ਫੰਡ ਮੰਗੇ ਜਾਣ ਲੱਗੇ ਹਨ। ਬਲਾਕ ਲੰਬੀ ਵਿੱਚ ਕਰੀਬ 57 ਪਿੰਡ ਪੈਂਦੇ ਹਨ ਜਿਨ੍ਹਾਂ ਵਿੱਚੋਂ ਕਈ ਪਿੰਡਾਂ ਵਿੱਚ ਮਾਡਰਨ ਸ਼ਮਸ਼ਾਨਘਾਟਾਂ ਦੀ ਸ਼ੁਰੂਆਤ ਹੋਈ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਆਪਣੇ ਹਲਕੇ ਦੇ ਪਿੰਡਾਂ ਦੇ ਸ਼ਮਸ਼ਾਨਘਾਟਾਂ ਨੂੰ ਪਹਿਲਾਂ ਹੀ ਬਹੁਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਇਨ੍ਹਾਂ ਨੂੰ ਮਾਡਰਨ ਬਣਾਇਆ ਜਾਣ ਲੱਗਾ ਹੈ। ਸ਼ਮਸ਼ਾਨ ਭੱਠੀ 'ਤੇ ਪੌਣੇ ਦੇ ਲੱਖ ਰੁਪਏ ਖਰਚ ਆ ਰਹੇ ਹਨ। ਹਲਕਾ ਲੰਬੀ ਦੇ ਪਿੰਡ ਦਿਉਣ ਖੇੜਾ, ਖੁੱਡੀਆਂ ਗੁਲਾਬ ਸਿੰਘ, ਪਿੰਡ ਭਿਟੀਵਾਲਾ, ਨੰਬਰਦਾਰ ਪੱਤੀ ਲੰਬੀ, ਤਪਾ ਖੇੜਾ, ਲਾਲ ਬਾਈ ਉਤਰੀ, ਚੰਨੂ ਅਤੇ

ਰਸੂਲਪੁਰ ਖੇੜਾ ਆਦਿ ਵਿੱਚ ਸ਼ਮਸ਼ਾਨ ਭੱਠੀ ਲਈ ਪੈਸਾ ਜਾਰੀ ਹੋ ਚੁੱਕਾ ਹੈ। ਇਹ ਸ਼ਮਸ਼ਾਨਘਾਟ ਪ੍ਰਦੂਸ਼ਣ ਰਹਿਤ ਹਨ ਜਿਸ ਕਰਕੇ ਹਰ ਪਿੰਡ ਵੱਲੋਂ ਇਸ ਦੀ ਮੰਗ ਉਠ ਰਹੀ ਹੈ। ਪ੍ਰਤੀ ਪਿੰਡ ਪੌਣੇ ਦੇ ਲੱਖ ਅਤੇ 1.58 ਲੱਖ ਦੀ ਰਾਸ਼ੀ ਇਸ ਮਕਸਦ ਲਈ ਜਾਰੀ ਹੋਈ ਹੈ। ਪੰਜਾਬ ਦੇ ਕਿਸੇ ਹੋਰ ਹਲਕੇ ਵਿੱਚ ਮਾਡਰਨ ਸ਼ਮਸ਼ਾਨਘਾਟਾਂ ਲਈ ਕੋਈ ਫੰਡ ਜਾਰੀ ਨਹੀਂ ਹੋਇਆ। ਲੰਬੀ ਹਲਕੇ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਦੇ ਸਰਪੰਚ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਜਨਰਲ ਵਰਗ ਅਤੇ ਦਲਿਤ ਭਾਈਚਾਰੇ ਦਾ ਵੱਖੋ ਵੱਖਰਾ ਸ਼ਮਸ਼ਾਨਘਾਟ ਹੈ ਅਤੇ ਇਨ੍ਹਾਂ ਦੋਵਾਂ ਵਿੱਚ ਸ਼ਮਸ਼ਾਨ ਭੱਠੀ ਤਿਆਰ ਕਰਾਈ ਜਾ ਰਹੀ ਹੈ ਜਿਨ੍ਹਾਂ ਵਿੱਚ ਲੱਕੜ ਦੀ ਖਪਤ ਬਹੁਤ ਘੱਟ ਹੁੰਦੀ ਹੈ ਅਤੇ ਪ੍ਰਦੂਸ਼ਣ ਵੀ ਨਹੀਂ ਫੈਲਦਾ। ਸਰਪੰਚਾਂ ਨੇ ਦੱਸਿਆ ਕਿ ਦੋ ਤਰ੍ਹਾਂ ਦੀਆਂ ਸ਼ਮਸ਼ਾਨ ਭੱਠੀਆਂ ਤਿਆਰ ਹੋ ਰਹੀਆਂ ਹਨ ਜਿਨ੍ਹਾਂ ਵਿੱਚ

ਇੱਕ ਖੁੱਲ੍ਹੀ ਭੱਠੀ ਹੈ ਜਿਸ 'ਤੇ ਘੱਟ ਲਾਗਤ ਆਉਂਦੀ ਹੈ ਅਤੇ ਇੱਕ ਬੰਦ ਭੱਠੀ ਹੈ ਜਿਸ 'ਤੇ ਪੌਣੇ ਦੇ ਲੱਖ ਰੁਪਏ ਖਰਚਾ ਆਉਂਦਾ ਹੈ। ਬਲਾਕ ਵਿਕਾਸ ਤੇ ਪੰਚਾਇਤ ਅਫਸਰ ਲੰਬੀ ਬਲਵਿੰਦਰ ਸਿੰਘ ਦਾ ਕਹਿਣਾ ਸੀ ਕਿ ਪ੍ਰਦੂਸ਼ਣ ਰਹਿਤ ਸ਼ਮਸ਼ਾਨ ਭੱਠੀ ਦੀ ਮੰਗ ਹਰ ਪਿੰਡ ਵਿੱਚੋਂ ਉਠ ਰਹੀ ਹੈ ਕਿਉਂਕਿ ਅਜਿਹੇ ਸ਼ਮਸ਼ਾਨਘਾਟਾਂ ਵਿੱਚ ਲੱਕੜ ਦੀ ਖਪਤ ਸਿਰਫ 50 ਕਿਲੋ ਹੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੁਝ ਪਿੰਡਾਂ ਵਿੱਚ ਇਹ ਸ਼ਮਸ਼ਾਨ ਭੱਠੀ ਵਾਲੇ ਸ਼ਮਸ਼ਾਨ ਘਾਟ ਤਿਆਰ ਹੋ ਚੁੱਕੇ ਹਨ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੁਕਤਸਰ ਨਵਲ ਰਾਮ ਦਾ ਕਹਿਣਾ ਸੀ ਕਿ ਰੁਟੀਨ ਵਿੱਚ ਹੀ ਸੰਗਤ ਦਰਸ਼ਨ ਪ੍ਰੋਗਰਾਮਾਂ ਵਿੱਚ ਸ਼ਮਸ਼ਾਨ ਭੱਠੀ ਲਈ ਫੰਡ ਜਾਰੀ ਹੋਏ ਹਨ, ਨਾ ਕਿ ਕਿਸੇ ਵਿਸ਼ੇਸ਼ ਮੁਹਿੰਮ ਦੇ ਤਹਿਤ। ਡੀਸੀ ਸੁਮੀਤ ਜਾਰੰਗਲ ਨੇ ਇਸ ਮਾਮਲੇ 'ਤੇ ਅਣਜਾਣਤਾ ਜ਼ਾਹਰ ਕੀਤੀ।

ਟਾਈਟਲਰ ਕੇਸ: ਸੀਬੀਆਈ ਨੇ ਜਾਂਚ ਲਈ ਚਾਰ ਮਹੀਨੇ ਦਾ ਸਮਾਂ ਮੰਗਿਆ

ਨਵੀਂ ਦਿੱਲੀ- ਸੀਬੀਆਈ ਨੇ ਦਿੱਲੀ ਦੀ ਅਦਾਲਤ ਨੂੰ ਕਿਹਾ ਕਿ 1984 ਦੇ ਸਿੱਖ ਕਤਲੇਆਮ ਕੇਸ ਦੀ ਅਗਲੀ ਪੜਤਾਲ ਪੂਰੀ ਕਰਨ ਲਈ ਘੱਟੋ-ਘੱਟ ਚਾਰ ਮਹੀਨਿਆਂ ਦਾ ਸਮਾਂ ਚਾਹੀਦਾ ਹੈ। ਇਸ ਮਾਮਲੇ ਵਿੱਚ ਕਾਂਗਰਸ ਆਗੂ ਜਗਦੀਸ਼ ਟਾਇਟਲਰ ਨੂੰ ਕਲੀਨ ਚਿੱਟ ਦਿੱਤੀ ਗਈ ਸੀ। ਜਾਂਚ ਏਜੰਸੀ ਨੇ ਅਡੀਸ਼ਨਲ ਚੀਫ ਮੈਟਰੋਪਾਲਿਟਨ ਮੈਜਿਸਟਰੇਟ ਸ਼ਿਵਾਲੀ ਸ਼ਰਮਾ ਅੱਗੇ ਦਲੀਲ ਦਿੱਤੀ, ਜਿਨ੍ਹਾਂ ਨੇ ਇਸ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਆਖਰੀ ਰਿਪੋਰਟ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਸੀ। ਮੈਜਿਸਟਰੇਟ ਨੇ ਸੀਬੀਆਈ ਨੂੰ ਕਿਹਾ ਕਿ ਉਹ ਆਖਰੀ ਰਿਪੋਰਟ ਦਾਖਲ ਕਰੇ। ਮੈਜਿਸਟਰੇਟ ਨੇ ਜਾਂਚ ਏਜੰਸੀ ਨੂੰ ਪੁੱਛਿਆ ਕਿ ਜਾਂਚ ਪੂਰੀ ਕਰਨ



ਲਈ ਕਿੰਨਾ ਸਮਾਂ ਚਾਹੀਦਾ ਹੈ? ਸੀਬੀਆਈ ਅਧਿਕਾਰੀਆਂ ਨੇ ਕਿਹਾ ਕਿ ਉਹ ਕੁਝ ਏਜੰਸੀਆਂ ਦੇ ਜਵਾਬ ਦਾ ਇੰਤਜ਼ਾਰ ਕਰ ਰਹੇ ਹਨ, ਜਿਸ ਵਿੱਚ ਕੁਝ ਸਮਾਂ ਲੱਗੇਗਾ। ਪੜਤਾਲ ਪੂਰੀ ਕਰਨ ਲਈ ਘੱਟੋ-ਘੱਟ ਚਾਰ ਮਹੀਨੇ ਦਾ ਸਮਾਂ ਲੱਗੇਗਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 16 ਫਰਵਰੀ 'ਤੇ ਪਾ ਦਿੱਤੀ ਹੈ। ਇਸੇ ਦੌਰਾਨ ਦੰਗਾ ਪੀੜਤਾਂ ਦੀ ਨੁਮਾਇੰਦਗੀ ਕਰਨ ਵਾਲੇ ਐਚ ਐਸ

ਫੂਲਕਾ ਨੇ ਦੋਸ਼ ਲਾਇਆ ਕਿ ਸੀਬੀਆਈ ਇਸ ਮਾਮਲੇ ਵਿੱਚ ਟਾਈਟਲਰ ਨੂੰ ਤਿੰਨ ਵਾਰ ਕਲੀਨ ਚਿੱਟ ਦੇ ਕੇ ਉਸ ਦਾ ਬਚਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਕਰਨ ਵਿੱਚ ਉਹ ਏਜੰਸੀ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣ ਨੂੰ ਤਿਆਰ ਹਨ। ਇਸ ਦੌਰਾਨ ਅਦਾਲਤ ਨੇ ਜਦੋਂ ਪੁੱਛਿਆ ਕਿ ਉਹ ਨਰਿੰਦਰ ਸਿੰਘ ਨੂੰ ਮਨਾ ਸਕਦੇ ਹਨ ਤੇ ਜਾਂਚ ਵਿੱਚ ਸ਼ਾਮਲ ਕਰਨ ਲਈ ਭਾਰਤ ਲਿਆ ਸਕਦੇ ਹਨ ਤਾਂ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਕਾਬੂ ਵਿੱਚ ਨਹੀਂ ਹਨ। ਦੱਸਣਯੋਗ ਹੈ ਕਿ ਨਰਿੰਦਰ ਸਿੰਘ ਕੈਨੇਡਾ ਟਾਈਟਲਰ ਖਿਲਾਫ ਇੱਕ ਮੁੱਖ ਗਵਾਹ ਦਾ ਬੇਟਾ ਹੈ। ਸੀਬੀਆਈ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਸੀ ਕਿ ਨਰਿੰਦਰ ਸਿੰਘ ਨੇ ਭਾਰਤ ਆਉਣ ਅਤੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਸਾਫ਼-ਸੁਥਰੀ, ਲੋਕ-ਹਿੱਤੂ ਅਗਲੇਰੀ ਸਰਕਾਰ ਬਣਨ ਪ੍ਰਤੀ ਖੜੇ ਹੋ ਰਹੇ ਸ਼ਿਕੇ

ਪੰਜਾਬ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਪੀੜਾ ਨਾ ਸਮਝ ਕੇ ਰਾਜਨੀਤਕ ਪਾਰਟੀਆਂ ਲੋਕਾਂ ਨੂੰ ਲਾਰੇ-ਲੱਪੇ ਲਾਉਣ ਤੇ ਵਾਅਦੇ ਕਰਨ ਦੇ ਰਾਹ ਪਈਆਂ ਹੋਈਆਂ ਹਨ ਅਤੇ ਆਪਣੀ ਸਵਾਰਥ-ਸਿੱਧੀ ਲਈ ਆਪੋ-ਆਪਣੀ ਡਫਲੀ ਵਜਾ ਰਹੀਆਂ ਹਨ। ਪੰਜਾਬ ਦਾ ਗੰਧਲਾ ਹੋਇਆ ਮਾਰੋਲ ਨਿੱਤ ਪ੍ਰਤੀ ਹੋਰ ਵੀ ਤਨਾਅ ਪੂਰਨ ਹੁੰਦਾ ਦਿੱਸਦਾ ਹੈ। ਇਹੋ ਜਿਹੀ ਸਥਿਤੀ 'ਚ ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰੀ, ਲੋਕ-ਹਿੱਤੂ ਸਰਕਾਰ ਮਿਲਣ ਪ੍ਰਤੀ ਸ਼ਿਕੇ ਖੜੇ ਹੋ ਰਹੇ ਹਨ।



ਗੁਰਮੀਤ ਸਿੰਘ ਪਲਾਰੀ
91-98158-02070

ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਕਿਸਾਨ ਯਾਤਰਾ ਅਤੇ ਨਸ਼ਿਆਂ ਵਿਰੁੱਧ ਪੰਜਾਬ ਕਾਂਗਰਸ ਦਾ ਸਤਕਾਂ ਉੱਤੇ ਉੱਤਰਨਾ, ਸੁੱਚਾ ਸਿੰਘ ਛੋਟੇਪੁਰ ਦਾ ਪੰਜਾਬ ਪ੍ਰੋਗਰੈਸਿਵ ਗੱਠਬੰਧਨ (ਜਿਸ ਵਿੱਚ ਛੋਟੇਪੁਰ ਦੀ ਪਾਰਟੀ ਆਪ ਪੰਜਾਬ ਤੋਂ ਇਲਾਵਾ ਸਵੈਭਿਮਾਨ ਪਾਰਟੀ, ਜੈ ਜਵਾਨ-ਜੈ ਕਿਸਾਨ ਪਾਰਟੀ ਅਤੇ ਪੰਜਾਬ ਲੋਕ ਦਲ ਸ਼ਾਮਲ ਹਨ) ਤੋਂ ਕਿਨਾਰਾ ਕਰਨਾ ਅਤੇ ਪ੍ਰੋਗਰੈਸਿਵ ਗੱਠਬੰਧਨ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨਾ, ਆਮ ਆਦਮੀ ਪਾਰਟੀ ਤੋਂ ਵੱਖ ਹੋਏ ਯੋਗੇਂਦਰ ਯਾਦਵ ਦੀ ਪਾਰਟੀ ਸਵਾਰਥ ਇੰਡੀਆ ਪੰਜਾਬ ਵੱਲੋਂ ਚੋਣਾਂ 'ਚ ਹਿੱਸਾ ਲੈਣ ਦਾ ਫ਼ੈਸਲਾ ਕਰਨਾ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦੀ ਧਰਤੀ 'ਤੇ 10 ਨਵੰਬਰ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀ ਮੀਟਿੰਗਾਂ 'ਚ ਇਸ ਮਸਲੇ ਬਾਰੇ ਵਿਚਾਰਾਂ, ਕਿ ਪੰਜਾਬ ਨੂੰ ਧਾਰਮਿਕ ਅਤੇ ਰਾਜਨੀਤਕ ਤੌਰ 'ਤੇ ਕਿਸ ਦੇ ਹਵਾਲੇ ਕੀਤਾ ਜਾਵੇ, ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਪੰਜ ਪਿਆਰਿਆਂ ਵੱਲੋਂ ਸਰਬੱਤ ਖ਼ਾਲਸਾ-2015 ਦੇ ਫ਼ੈਸਲਿਆਂ ਨੂੰ ਮਾਨਤਾ ਨਾ ਦੇਣਾ, -ਕੁਝ ਇਹੋ ਜਿਹੀਆਂ ਤੱਤਕਾਲੀ ਘਟਨਾਵਾਂ ਸੰਬੰਧੀ ਕਿਆਸ ਕੀਤਾ ਜਾ ਰਿਹਾ ਹੈ ਕਿ ਆਉਣ ਵਾਲੀਆਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਇਹ ਕਾਫ਼ੀ ਪ੍ਰਭਾਵ ਪਾਉਣਗੀਆਂ।

ਆਮ ਆਦਮੀ ਪਾਰਟੀ ਦਾ ਉਭਾਰ ਅਤੇ ਫਿਰ ਨਿੱਤ ਡਿੱਗਦਾ ਗ੍ਰਾਫ ਲੋਕਾਂ ਦੇ ਮਨਾਂ 'ਚ ਨਿਰਾਸ਼ਾ ਦਾ ਕਾਰਨ ਬਣਿਆ ਹੈ। ਬਹੁਜਨ ਸਮਾਜ ਪਾਰਟੀ ਵੱਲੋਂ ਰਹਿੰਦੀ-ਖੂੰਹਦੀ ਤਾਕਤ ਨੂੰ ਮੁੜ ਇਕੱਠੇ ਕਰਨਾ ਅਤੇ ਸਾਰੀਆਂ ਸੀਟਾਂ ਉੱਤੇ ਚੋਣ ਲੜਨ ਦਾ ਫ਼ੈਸਲਾ ਅਤੇ ਖੱਬੀਆਂ ਧਿਰਾਂ ਦਾ ਇਕੱਠੇ ਹੋ ਕੇ ਮੁੜ ਲਾਮਬੰਦ ਨਾ ਹੋਣਾ ਅਤੇ ਕੋਈ ਠੋਸ ਚੋਣ ਨੀਤੀ ਨਾ ਦੇਣਾ ਪੰਜਾਬ ਹਿਤੈਸ਼ੀ ਲੋਕਾਂ ਦੇ ਮਨਾਂ 'ਚ ਕਈ ਵੱਡੇ ਸਵਾਲ ਪੈਦਾ ਕਰ ਰਿਹਾ ਹੈ। ਬਿਨਾਂ ਸ਼ੱਕ ਪੰਜਾਬ 'ਚ ਇੱਕ ਦਰਜਨ ਤੋਂ ਵੱਧ ਪਾਰਟੀਆਂ ਸਮੇਤ 'ਆਪ' ਤੋਂ ਵੱਖ ਹੋਏ ਧਰਮਵੀਰ ਗਾਂਧੀ, ਹਰਿੰਦਰ ਸਿੰਘ ਖ਼ਾਲਸਾ ਅਤੇ ਸਿੱਧੂ, ਬੈਸ ਭਰਾ, ਪਰਗਟ ਧੜਾ ਹਾਲੇ ਵੀ ਆਪਣੇ ਪਰ ਤੋਲ ਰਿਹਾ ਹੈ ਅਤੇ ਕਿਸੇ ਮਜ਼ਬੂਤ ਗੱਠਜੋੜ ਜਾਂ ਰਾਜਨੀਤਕ ਪਾਰਟੀ ਨਾਲ ਗੱਠਜੋੜ ਕਰਨ ਅਤੇ ਆਪਣਾ ਮੁੱਲ ਪਵਾਉਣ ਦੀ ਤਾਕ ਵਿੱਚ ਹੈ। ਪੰਜਾਬ 'ਚ ਇਸ ਅਗਾਊਂ ਸ਼ੁਰੂ ਹੋਈ ਸਿਆਸੀ ਗੰਢ-ਤੁਪ ਤੋਂ ਬੇ-ਖ਼ਬਰ ਜਿਹੇ ਹੋਏ ਆਮ ਲੋਕ ਆਪਣੇ ਭਵਿੱਖੀ 'ਰਾਜੇ' ਦੀ ਚੋਣ ਪ੍ਰਤੀ ਉਦਾਸੀਨ ਨਜ਼ਰ ਆ ਰਹੇ ਹਨ। ਕੁਝ ਪੰਜਾਬ ਹਿਤੈਸ਼ੀ ਜਾਗਰੂਕ ਲੋਕ ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਹੋਣ ਵਾਲੀਆਂ ਚੋਣਾਂ ਦੇ ਸੰਦਰਭ ਵਿੱਚ ਸਿਆਸੀ

ਆਗੂਆਂ, ਮਾਹਿਰਾਂ ਅਤੇ ਸਮਾਜਿਕ ਕਾਰਕੁੰਨਾਂ ਦਰਮਿਆਨ ਸੰਵਾਦ ਰਚਾ ਰਹੇ ਹਨ, ਕਿਉਂਕਿ ਚੋਣ ਪ੍ਰਕਿਰਿਆ ਦੌਰਾਨ ਧਨ ਅਤੇ ਬਾਹੁਬਲ 'ਚ ਵਾਧੇ ਦੇ ਸੰਕੇਤ ਹੁਣੇ ਤੋਂ ਦਿੱਸਣ ਲੱਗ ਪਏ ਹਨ।

ਜਮਹੂਰੀਅਤ ਵਿੱਚ ਚੋਣਾਂ ਲੋਕਾਂ ਦੀ ਰਾਇ ਜਾਣਨ ਅਤੇ ਸੱਤਾ ਤਬਦੀਲੀ ਦਾ ਕਾਰਗਰ ਢੰਗ ਮੰਨੀਆਂ ਜਾਂਦੀਆਂ ਹਨ। ਇਸ ਵਾਸਤੇ ਆਜ਼ਾਦ ਅਤੇ ਨਿਰਪੱਖ ਲੋਕ-ਰਾਇ ਯਕੀਨੀ ਬਣਾਉਣੀ ਜ਼ਰੂਰੀ ਹੁੰਦੀ ਹੈ। ਪੰਜਾਬ ਦੇ ਮੌਜੂਦਾ ਮਾਰੋਲ ਵਿੱਚ ਚੋਣ ਪ੍ਰਕਿਰਿਆ ਉੱਤੇ ਮਾਇਆ ਅਤੇ ਬਾਹੁਬਲ ਦੇ ਵਧ ਰਹੇ ਦਬਦਬੇ ਨੇ ਚੋਣਾਂ ਦੇ ਨਿਰਪੱਖ ਹੋਣ ਉੱਤੇ ਸਵਾਲ ਖੜੇ ਕਰ ਦਿੱਤੇ ਹਨ। ਪਾਰਟੀਆਂ ਵਿੱਚ ਅੰਦਰੂਨੀ ਲੋਕਤੰਤਰ ਦਾ ਸਾਹ ਘੁੱਟਿਆ ਹੋਇਆ ਹੈ। ਉਮੀਦਵਾਰ ਚੁਣਨ ਦੇ ਤਰੀਕੇ 'ਚ ਪੈਸੇ ਦਾ ਰੋਲ ਵਧ ਰਿਹਾ ਹੈ। ਪਾਰਟੀ ਵੱਲੋਂ ਚੋਣਾਂ ਲੜਨ ਦੇ ਚਾਹਵਾਨ ਲੋਕ ਲੱਖਾਂ ਰੁਪਏ ਬੋਝੇ 'ਚ ਪਾ ਕੇ ਟਿਕਟਾਂ ਹਥਿਆਉਣ ਦੇ ਰਾਹ ਪਏ ਹੋਏ ਹਨ। ਰੇਤ ਮਾਫੀਆ, ਨਸ਼ਾ ਮਾਫੀਆ, ਬੱਸ ਮਾਫੀਆ, ਟੋਲ ਮਾਫੀਆ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਵਿਖਾਏ ਜਾ ਰਹੇ ਟ੍ਰੇਲਰ ਵਾਂਗ ਆਪਣੀ ਹੋਂਦ ਦਿਖਾਉਣ ਦਾ ਪੰਜਾਬ ਦੇ ਵੱਖੋ-ਵੱਖਰੇ ਹਿੱਸਿਆਂ 'ਚ ਗੁੰਡਾਗਰਦੀ ਦਾ ਨੰਗਾ ਨਾਚ ਦਿਖਾ ਰਿਹਾ ਹੈ ਅਤੇ ਨਸ਼ਿਆਂ ਦੀ ਵਰਤੋਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੇ ਬੇਰਹਿਮੀ ਨਾਲ ਕਤਲ ਤੱਕ ਹੋ ਰਹੇ ਹਨ। ਰਾਜਨੀਤਕ ਪਾਰਟੀਆਂ ਦੇ ਲੋਠ-ਮਾਰ ਆਪੋ-ਆਪਣੀ ਹੋਂਦ ਦਿਖਾਉਣ ਲਈ ਪੰਜਾਬ ਦੇ ਵੱਖੋ-ਵੱਖਰੇ ਹਿੱਸਿਆਂ 'ਚ ਟਕਰਾਅ ਦਾ ਰਸਤਾ ਅਖਤਿਆਰ ਕਰ ਚੁੱਕੇ ਹਨ। ਰਾਜਨੀਤਕ ਪਾਰਟੀਆਂ ਚੋਣਾਂ ਦੌਰਾਨ ਪਰੋਸੇ ਜਾਣ ਵਾਲੇ ਭਾਰੀ ਵਾਅਦੇ ਕਰ ਰਹੀਆਂ ਹਨ। ਕੀ ਪੰਜਾਬ ਦੇ ਲੋਕ ਸਾਫ਼-ਸੁਥਰੀਆਂ, ਡਰ-ਭੈਅ ਰਹਿਤ ਚੋਣਾਂ ਲਈ ਮਨੋਂ ਤਿਆਰ ਹਨ? ਕੀ ਉਹ ਇਸ ਯੋਗ ਹਨ ਕਿ ਉਹ ਨੇਤਾਵਾਂ ਤੋਂ ਇਸ ਚੋਣਵੀ ਖੇਡ ਖੇਡਣ ਤੋਂ ਪਹਿਲਾਂ ਇਸ ਚੋਣ ਦੇ ਨਿਯਮਾਂ ਨੂੰ ਲੋਕ-ਪੱਖੀ ਢੰਗ ਨਾਲ ਲਾਗੂ ਕਰਨ ਲਈ ਪਾਰਟੀਆਂ ਤੇ ਨੇਤਾਵਾਂ ਦੀ ਜਵਾਬਦੇਹੀ ਤੈਅ ਕਰਵਾ ਸਕਣ, ਤਾਂ ਕਿ ਚੋਣ ਜਿੱਤਣ ਉਪਰੰਤ ਦਿੱਤੇ ਵਾਅਦਿਆਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ?

ਪੰਜਾਬ ਦੀਆਂ ਚੋਣਾਂ ਉੱਤੇ ਪੂਰੇ ਦੇਸ਼ ਦੀਆਂ ਨਜ਼ਰਾਂ ਹਨ। ਦਸ ਸਾਲ ਲਗਾਤਾਰ ਰਾਜ ਕਰਨ ਵਾਲੇ ਅਕਾਲੀ-ਭਾਜਪਾ ਗੱਠਜੋੜ ਦਾ ਭਵਿੱਖ, ਖ਼ਾਸ ਕਰ ਕੇ ਅਕਾਲੀਆਂ ਦਾ ਭਵਿੱਖ, ਦਾਅ ਉੱਤੇ ਲੱਗਾ ਹੋਇਆ ਹੈ। ਵਿਦੇਸ਼ ਵੱਸਦੇ ਪਰਵਾਸੀ ਪੰਜਾਬੀ, ਜੋ ਤਨ, ਮਨ, ਧਨ ਨਾਲ ਪੰਜਾਬ ਦੀਆਂ ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਨੂੰ ਸਹਿਯੋਗ ਦਿੰਦੇ ਆਏ ਹਨ,

ਇਸ ਵੇਰ ਪੰਜਾਬ ਦੇ ਮੌਜੂਦਾ ਹਾਕਮਾਂ ਨੂੰ ਵਿਰੋਧੀ ਪਾਰਟੀ ਵਜੋਂ ਵਿਧਾਨ ਸਭਾ 'ਚ ਸਜਿਆ ਵੇਖਣਾ ਚਾਹੁੰਦੇ ਹਨ। ਉਨ੍ਹਾਂ ਵੱਲੋਂ ਮੁੱਖ ਤੌਰ ਉੱਤੇ ਆਮ ਆਦਮੀ ਪਾਰਟੀ ਨੂੰ ਸਹਿਯੋਗ ਤੋਂ ਮਾਇਕ ਸਹਾਇਤਾ ਖੁੱਲ੍ਹੇ ਦਿਲ ਨਾਲ ਦਿੱਤੀ ਜਾ ਰਹੀ ਹੈ ਅਤੇ ਉਹ ਚਾਹੁੰਦੇ ਹਨ ਕਿ ਕਾਂਗਰਸ, ਅਕਾਲੀਆਂ ਨੂੰ ਛੱਡ ਕੇ ਪੰਜਾਬ ਦੀ ਵਾਗਡੋਰ ਤੀਜੀ ਧਿਰ ਦੇ ਹੱਥ ਫੜਾ ਦਿੱਤੀ ਜਾਵੇ, ਕਿਉਂਕਿ ਪੰਜਾਬ ਦੇ ਰਿਵਾਇਤੀ ਧਿਰਾਂ ਦਾ ਰਾਜ-ਭਾਗ ਵੇਖ ਚੁੱਕਾ ਹੈ ਅਤੇ ਪਿਛਲੇ ਦੋ-ਤਿੰਨ ਦਹਾਕਿਆਂ ਦੇ ਰਾਜ 'ਚ ਪੰਜਾਬ ਕਮਜ਼ੋਰ, ਨਿਤਾਣਾ ਤੇ ਆਰਥਿਕ ਪੱਖੋਂ ਕਮਜ਼ੋਰ ਹੋਇਆ ਹੈ। ਕੀ ਪਰਵਾਸੀ ਪੰਜਾਬੀਆਂ ਦੀ ਇਹ ਖਾਹਿਸ਼ ਪੰਜਾਬ ਦੇ ਸਥਾਨਕ ਲੋਕ ਪੂਰੀ ਕਰ ਸਕਣਗੇ, ਕਿਉਂਕਿ ਆਮ ਆਦਮੀ ਪਾਰਟੀ ਦੇ ਉੱਪਰਲੇ ਨੇਤਾਵਾਂ ਉੱਤੇ ਪਾਰਟੀ ਛੱਡ ਦੇ ਨਾਮ ਉੱਤੇ ਪੈਸੇ ਇਕੱਠੇ ਕਰਨ, ਪਾਰਟੀ ਟਿਕਟਾਂ ਵੇਚਣ ਅਤੇ ਭੈੜੇ ਚਾਲ-ਚਲਣ ਦੇ ਦੋਸ਼ਾਂ ਨੇ ਪਾਰਟੀ ਦਾ ਬਿੰਬ ਲੋਕਾਂ 'ਚ ਵਿਗਾੜਿਆ ਹੈ? ਧਰਮਵੀਰ ਗਾਂਧੀ ਅਤੇ ਹਰਿੰਦਰ ਸਿੰਘ ਖ਼ਾਲਸਾ ਦੀ ਪਾਰਟੀ ਵਿੱਚੋਂ ਮੁਅੱਤਲੀ, ਫਿਰ ਸੁੱਚਾ ਸਿੰਘ ਛੋਟੇਪੁਰ ਦਾ ਪਾਰਟੀ ਵਿੱਚੋਂ ਤੁਰ ਜਾਣਾ ਅਤੇ ਆਏ ਦਿਨ ਵਿਧਾਨ ਸਭਾ ਚੋਣਾਂ ਲਈ ਪਾਰਟੀ ਟਿਕਟਾਂ ਪ੍ਰਾਪਤ ਨਾ ਕਰਨ ਕਾਰਨ ਵਰਕਰਾਂ ਦਾ ਪਾਰਟੀ ਤੋਂ ਰੁੱਸ ਜਾਣਾ ਅਤੇ ਉੱਪਰੋਂ ਹੇਠਲੇ ਪੱਧਰ ਤੱਕ ਪਾਰਟੀ ਦਾ ਸੰਗਠਨ ਨਾ ਹੋਣਾ ਆਮ ਆਦਮੀ ਪਾਰਟੀ ਦੇ ਉਨ੍ਹਾਂ ਦਾਅਵਿਆਂ, ਕਿ ਉਹ ਵਿਧਾਨ ਸਭਾ ਚੋਣਾਂ 'ਚ 30 ਫੀਸਦੀ ਤੋਂ ਵੱਧ ਵੋਟਾਂ ਅਤੇ 117 ਵਿਧਾਨ ਸਭਾ ਸੀਟਾਂ ਵਿੱਚੋਂ 100 ਸੀਟਾਂ ਪ੍ਰਾਪਤ ਕਰ ਲੈਣਗੇ, ਉੱਤੇ ਵੱਡੇ ਪ੍ਰਸ਼ਨ-ਚਿੰਨ੍ਹ ਲਗਾ ਰਿਹਾ ਹੈ, ਕਿਉਂਕਿ ਖ਼ਾਸ ਕਰ ਕੇ ਪੰਜਾਬ ਦੇ ਦੁਆਬਾ ਤੇ ਮਾਝਾ ਖਿੱਤੇ ਵਿੱਚ ਤਾਂ ਵਿਸ਼ੇਸ਼ ਕਰ ਕੇ ਆਮ ਆਦਮੀ ਪਾਰਟੀ ਦੀ ਕੋਈ 'ਲਹਿਰ' ਬਣੀ ਦਿਖਾਈ ਨਹੀਂ ਦੇ ਰਹੀ।

ਪਿਛਲੀਆਂ ਲੋਕ ਸਭਾ ਚੋਣਾਂ ਵੇਲੇ ਅਛੱਪੜੇ ਜਿਹੇ ਦਿੱਤੀ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿਹੜਿਆਂ 'ਚ ਦਸਤਕ ਨੇ ਜਿਵੇਂ ਪੰਜਾਬੀਆਂ ਨੂੰ ਅੰਦਰੋਂਗਤੀ ਉਤਸ਼ਾਹਤ ਕੀਤਾ ਸੀ, ਉਸ ਦਾ ਮੁਲੀਮਾ ਉੱਤਰਦਾ ਜਾ ਰਿਹਾ ਹੈ। ਪੰਜਾਬ ਦੀਆਂ ਸਾਰੀਆਂ ਪਾਰਟੀਆਂ ਜ਼ਮੀਨੀ ਹਕੀਕਤਾਂ ਨੂੰ ਨਾ ਸਮਝਦਿਆਂ ਆਪੋ-ਆਪਣੀ ਪਾਰਟੀ ਨੂੰ ਜੇਤੂ ਮੰਨ ਕੇ ਚੱਲ ਰਹੀਆਂ ਹਨ। ਅਕਾਲੀ-ਭਾਜਪਾ ਗੱਠਜੋੜ ਆਮ ਆਦਮੀ ਪਾਰਟੀ 'ਚ ਪਈ ਦੁਫੇੜ ਨੂੰ ਆਪਣੇ ਹੱਕ 'ਚ ਵਰਤਣ ਦੇ ਰੌਅ ਵਿੱਚ ਹੈ। ਭਾਵੇਂ ਉਹ ਪੰਜਾਬ ਦੇ ਵਿਕਾਸ ਦੇ ਨਾਮ ਉੱਤੇ ਪੰਜਾਬੀਆਂ ਤੋਂ ਵੋਟਾਂ ਮੰਗੇਗਾ, ਪਰ ਹਕੀਕੀ ਤੌਰ 'ਤੇ ਪੰਜਾਬ ਦਾ ਵਿਕਾਸ ਕਿੱਥੇ ਹੈ? ਬਿਨਾਂ ਸ਼ੱਕ ਕੁਝ ਰਾਜ ਮਾਰਗ, ਯਾਦਗਾਰਾਂ ਬਣੀਆਂ ਹਨ, ਕੁਝ

ਪਿੰਡਾਂ 'ਚ ਬੇਲੋੜੀਆਂ ਗ੍ਰਾਂਟਾਂ ਦੇ ਗੱਛੇ ਦਿੱਤੇ ਗਏ ਹਨ, ਪਰ ਪਿੰਡਾਂ ਤੇ ਸ਼ਹਿਰਾਂ 'ਚ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਦੀ ਘਾਟ ਰਤਕਦੀ ਹੈ। ਅਮਨ-ਕਨੂੰਨ ਦੀ ਹਾਲਤ ਡਾਵਾਂਡੋਲ ਹੈ। ਪੁਲਸ ਪ੍ਰਸ਼ਾਸਨ ਦੇ ਆਪ-ਹੁਦਰੇਪਣ ਨੇ ਆਮ ਲੋਕਾਂ ਤੇ ਮੌਜੂਦਾ ਹਾਕਮਾਂ 'ਚ ਪਾੜਾ ਵਧਾਇਆ ਹੋਇਆ ਹੈ। ਕੁਝ ਕਾਂਗਰਸੀ ਆਗੂ ਆਪੋ-ਆਪਣੀ ਡਫਲੀ ਵਜਾ ਰਹੇ ਹਨ। ਉੱਪਰੋਂ ਆਏ ਹਰੇਕ ਪ੍ਰੋਗਰਾਮ ਨੂੰ ਟਿਕਟਾਂ ਦੇ ਚਾਹਵਾਨ ਲੋਕ ਆਪੋ-ਆਪਣੇ ਧੜੇ ਦੇ ਵਰਕਰਾਂ ਨੂੰ ਨਾਲ ਲੈ ਕੇ ਪ੍ਰਚਾਰਨ ਤੁਰੇ ਹੋਏ ਹਨ। ਕੀ ਉਹ ਉਦੋਂ ਚੁੱਪ ਕਰ ਕੇ ਬੈਠ ਜਾਣਗੇ, ਜਦੋਂ ਉਨ੍ਹਾਂ ਨੂੰ ਪਾਰਟੀ ਟਿਕਟ ਨਹੀਂ ਮਿਲੇਗੀ? ਤੇ ਇਸ ਦਾ ਫਾਇਦਾ ਕਿਸ ਨੂੰ ਹੋਵੇਗਾ?

ਪੰਜਾਬ 'ਚ ਚੌਥਾ ਫਰੰਟ ਬਣਾਉਣ ਦੇ ਦਾਅਵੇ ਵੀ ਹਾਲੇ ਤੱਕ ਫੁੱਲੇ ਹੋਏ ਜਾਪਦੇ ਹਨ। ਆਪੋ-ਆਪਣੀਆਂ ਪਾਰਟੀਆਂ ਤੋਂ ਕਿਸੇ ਵੀ ਕਾਰਨ ਨਾਰਾਜ਼- ਨਿਰਾਸ਼ ਵਰਕਰ ਇਕੱਠੇ ਹੋ ਕੇ 'ਪੰਜਾਬ ਹਿਤੈਸ਼ੀ' ਹੋਣ ਦਾ ਹੋਕਾ ਦੇ ਕੇ ਆਪਣੀ ਰਾਜਨੀਤਕ ਲਾਲਸਾ ਪੂਰੀ ਕਰਨਾ ਲੋਚ ਰਹੇ ਹਨ। ਇਹ ਲਾਲਸਾ ਉਹ ਪੂਰੀ ਨਹੀਂ ਕਰ ਸਕਣਗੇ, ਕਿਉਂਕਿ ਵਣ-ਵਣ ਦੀ ਲੱਕੜੀ ਇਕੱਠਿਆਂ ਹੋ ਕੇ ਲੋਕਾਂ ਦੇ ਕਿਹੜੇ ਹਿੱਤਾਂ ਦੀ ਪੂਰਤੀ ਕਰ ਸਕੇਗੀ?

ਪੰਜਾਬ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਪੀੜਾ ਨਾ ਸਮਝ ਕੇ ਰਾਜਨੀਤਕ ਪਾਰਟੀਆਂ ਲੋਕਾਂ ਨੂੰ ਲਾਰੇ-ਲੱਪੇ ਲਾਉਣ ਤੇ ਵਾਅਦੇ ਕਰਨ ਦੇ ਰਾਹ ਪਈਆਂ ਹੋਈਆਂ ਹਨ ਅਤੇ ਆਪਣੀ ਸਵਾਰਥ-ਸਿੱਧੀ ਲਈ ਆਪੋ-ਆਪਣੀ ਡਫਲੀ ਵਜਾ ਰਹੀਆਂ ਹਨ। ਪੰਜਾਬ ਦਾ ਗੰਧਲਾ ਹੋਇਆ ਮਾਰੋਲ ਨਿੱਤ ਪ੍ਰਤੀ ਹੋਰ ਵੀ ਤਨਾਅ ਪੂਰਨ ਹੁੰਦਾ ਦਿੱਸਦਾ ਹੈ। ਇਹੋ ਜਿਹੀ ਸਥਿਤੀ 'ਚ ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰੀ, ਲੋਕ-ਹਿੱਤੂ ਸਰਕਾਰ ਮਿਲਣ ਪ੍ਰਤੀ ਸ਼ਿਕੇ ਖੜੇ ਹੋ ਰਹੇ ਹਨ। ਲੋੜ ਇਸ ਗੱਲ ਦੀ ਹੈ ਕਿ ਲੋਕ ਦ੍ਰਿੜ੍ਹ ਇਰਾਦੇ ਨਾਲ, ਜਾਗਰੂਕ ਸੋਚ ਨਾਲ ਉਸ ਧਿਰ ਨੂੰ ਪੰਜਾਬ ਦੀ ਵਾਗਡੋਰ ਸੌਂਪਣ, ਜੋ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰ ਸਕੇ ਅਤੇ ਅਰਾਜਕਤਾ ਵੱਲ ਵਧ ਰਹੇ ਪੰਜਾਬ ਨੂੰ ਸਹੀ ਦਿਸ਼ਾ ਵਿੱਚ ਲਿਜਾ ਕੇ ਚੰਗਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਸੁੱਖ-ਸਹੂਲਤਾਂ ਮੁਹੱਈਆ ਕਰਵਾ ਸਕੇ।

ਇਕ ਦਲਿਤ ਪਰਿਵਾਰ 'ਚ ਪੰਜ ਧੀ-ਪੁੱਤਰ

ਸਾਰੇ ਦੇ ਸਾਰੇ ਹੀ ਪੀ. ਐਚ. ਡੀ.

ਮਨੁੱਖ ਲਈ ਅੱਗੇ ਵਧਣ ਵਾਸਤੇ ਪੜ੍ਹਾਈ ਕਰਨੀ ਬਹੁਤ ਜ਼ਰੂਰੀ ਹੈ। ਜਿਸ ਨੇ ਸਿੱਖਿਆ ਹਾਸਲ ਕਰਨੀ ਹੋਵੇ, ਗਰੀਬੀ ਉਸ ਦੇ ਰਸਤੇ 'ਚ ਰੋੜਾ ਨਹੀਂ ਅਟਕਾ ਸਕਦੀ। ਮਿਹਨਤੀ ਇਨਸਾਨ ਲਈ ਜੀਵਨ 'ਚ ਕਾਮਯਾਬੀ ਹਾਸਲ ਕਰਨਾ ਬਿਲਕੁਲ ਮੁਸ਼ਕਿਲ ਨਹੀਂ ਹੁੰਦਾ। ਇਸੇ ਸਬੰਧ 'ਚ ਝਾਂਸੀ 'ਚ ਰਹਿਣ ਵਾਲੇ ਦਲਿਤ ਪਰਿਵਾਰ ਤੋਂ ਸਮਾਜ ਨੂੰ ਸੇਧ ਲੈਣੀ ਬਣਦੀ ਹੈ।

ਝਾਂਸੀ 'ਚ ਭਗਵਾਨ ਦਾਸ ਅਹੀਰਬਾਰ ਨੇ 1973 ਵਿੱਚ ਕੰਮ ਕਰਨਾ ਸ਼ੁਰੂ ਕੀਤਾ। ਉਸ ਨੇ 12ਵੀਂ ਜਮਾਤ ਤੱਕ ਸਿੱਖਿਆ ਹਾਸਲ ਕੀਤੀ ਹੋਈ ਹੈ। ਉਸ ਦੀ ਤਨਖਾਹ 165 ਰੁਪਏ ਪ੍ਰਤੀ ਮਹੀਨਾ ਸੀ। ਉਸ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੁੰਦਾ ਸੀ। ਕਾਫੀ ਸਾਲਾਂ ਤੱਕ ਉਸ ਦੀ ਆਰਥਿਕ ਹਾਲਤ ਵਿੱਚ ਸੁਧਾਰ ਨਾ ਹੋਇਆ ਪਰ ਉਸ ਨੇ ਆਪਣੇ ਧੀਆਂ ਪੁੱਤਰਾਂ ਨੂੰ ਉੱਚੀ ਸਿੱਖਿਆ ਦਿਵਾਉਣ ਦਾ ਦ੍ਰਿੜ੍ਹ ਇਰਾਦਾ ਧਾਰੀ ਰੱਖਿਆ। ਉਸ ਨੇ ਪੰਜੇ ਧੀਆਂ ਪੁੱਤਰਾਂ ਨੂੰ ਪੜ੍ਹਾਈ ਕਰਨ ਲਈ ਉਤਸ਼ਾਹਿਤ ਕੀਤਾ। ਉਸ ਦਾ ਨਤੀਜਾ ਇਹ ਹੋਇਆ ਕਿ ਇਸ ਦਲਿਤ ਪਰਿਵਾਰ ਨੇ ਰਾਸ਼ਟਰੀ ਰਿਕਾਰਡ ਬਣਾ ਦਿੱਤਾ ਹੈ ਕਿਉਂਕਿ ਹਿਸ ਦੇ ਸਾਰੇ ਹੀ ਜੀਅ ਪੀ. ਐਚ. ਡੀ. 'ਡਾਕਟਰ ਆਫ ਫਿਲਾਸਫੀ' ਹੋਲਡਰ ਹਨ। ਲਿਮਕਾ ਬੁੱਕ ਦੇ ਰਿਕਾਰਡ ਵਿੱਚ ਇਸ ਪਰਿਵਾਰ ਦਾ ਨਾਂ ਦਰਜ ਹੋ ਗਿਆ ਹੈ। ਲਿਮਕਾ ਵੱਲੋਂ 21 ਅਗਸਤ ਨੂੰ ਇਸ ਪਰਿਵਾਰ ਨੂੰ ਬਾਕੀ ਸਾਰਿਆਂ ਨਾਲੋਂ ਵੱਧ ਜੀਅ ਪੀ. ਐਚ. ਡੀ. ਹੋਣ ਦਾ ਸਰਟੀਫਿਕੇਟ ਦਿੱਤਾ ਗਿਆ। ਭਗਵਾਨ ਦਾਸ ਦਾ ਵੱਡਾ ਪੁੱਤਰ ਮੁਕੇਸ਼ ਜਿਸ ਦੀ ਹੁਣ ਉਮਰ 43 ਸਾਲ ਹੈ, ਨੇ ਮੈਨੇਜਮੈਂਟ ਸਟੱਡੀਜ਼ 'ਚ ਪੀ. ਐਚ. ਡੀ. ਕੀਤੀ। ਹੁਣ ਮੁਕੇਸ਼ ਵਾਰਾਨਸੀ ਵਿਖੇ ਮਾਪਤੋਲ ਮਹਿਕਮੇ 'ਚ ਵੱਡਾ ਅਫਸਰ ਲੱਗਿਆ ਹੋਇਆ ਹੈ। ਵੱਧ ਫੀਸ ਦਾ ਇੰਤਜ਼ਾਮ ਨਾ ਹੋਣ ਕਰਕੇ ਮੁਕੇਸ਼ ਭਾਵੇਂ ਇੰਜੀਨੀਅਰ ਨਾ ਬਣ ਸਕਿਆ ਪਰ ਉਸ ਨੇ ਇਸ ਦੂਸਰੀ ਲਾਈਨ 'ਚ ਵੀ ਸਖਤ ਮਿਹਨਤ ਕਰਨੀ ਜਾਰੀ ਰੱਖੀ। ਉਸ ਨੇ ਆਗਰਾ ਦੇ

ਇਕ ਕਾਲਜ ਤੋਂ ਗ੍ਰੈਜੂਏਸ਼ਨ ਅਤੇ 2013 'ਚ ਪੀ. ਐਚ. ਡੀ. ਦੀ ਡਿਗਰੀ ਹਾਸਲ ਕਰ ਲਈ।

ਮੁਕੇਸ਼ ਦੀ ਭੈਣ ਰਾਗਿਨੀ ਉਮਰ 40 ਸਾਲ ਨੇ 2006 'ਚ ਬੁੰਦੇਲਖੰਡ ਯੂਨੀਵਰਸਿਟੀ ਤੋਂ ਜੁਆਲੋਜੀ (ਜੰਤੂ ਵਿਗਿਆਨ) 'ਚ ਪੀ. ਐਚ. ਡੀ. ਦੀ ਡਿਗਰੀ ਹਾਸਲ ਕੀਤੀ। ਉਹ ਗਾਂਜੀਪੁਰ ਦੇ ਪੋਸਟ ਗ੍ਰੈਜੂਏਟ ਕਾਲਜ 'ਚ ਸਹਾਇਕ ਪ੍ਰੋਫੈਸਰ ਲੱਗੀ ਹੋਈ ਹੈ। ਰਾਗਿਨੀ ਦੀ ਛੋਟੀ ਭੈਣ ਮੋਹਿਨੀ ਉਮਰ 34 ਸਾਲ ਨੂੰ 2007 'ਚ ਬੌਟਨੀ (ਬਨਸਪਤੀ ਵਿਗਿਆਨ) 'ਚ ਪੀ. ਐਚ. ਡੀ. ਦੀ ਡਿਗਰੀ ਮਿਲੀ। ਉਹ ਆਪਣੇ ਪਤੀ ਨਾਲ ਸਿੰਗਾਪੁਰ 'ਚ ਰਹਿੰਦੀ ਹੈ ਅਤੇ ਉਥੇ ਜੰਗਲਾਤ ਮਹਿਕਮੇ 'ਚ ਸੀਨੀਅਰ ਰੀਸਰਚ ਸਕਾਲਰ ਲੱਗੀ ਹੋਈ ਹੈ।

ਮੋਹਿਨੀ ਤੋਂ ਛੋਟੇ ਭਰਾ ਅਨਿਲ ਵੁਮਰ 36 ਸਾਲ ਨੇ ਜੀਵਾਜੀ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੋਂ ਇਸ ਸਾਲ ਪਬਲਿਕ ਐਡਮਿਨਿਸਟ੍ਰੇਸ਼ਨ (ਲੋਕ ਪ੍ਰਸ਼ਾਸਨ) 'ਚ ਪੀ. ਐਚ. ਡੀ. ਕੀਤੀ। ਅਨਿਲ ਅੱਜਕਲ੍ਹ ਪੰਜਾਬ ਯੂਨੀਵਰਸਿਟੀ, ਚੰਗੀਗੜ੍ਹ ਵਿਖੇ ਅਸਿਸਟੈਂਟ ਪ੍ਰੋਫੈਸਰ ਹੈ।

ਭਗਵਾਨ ਦਾਸ ਦੀ ਸਭ ਤੋਂ ਛੋਟੀ ਬੇਟੀ ਮੋਹਿਨੀ ਉਮਰ 31 ਸਾਲ ਨੇ 2015 'ਚ ਆਈ. ਆਈ. ਟੀ. ਰੁੜਕੀ ਤੋਂ ਸਮਾਜ ਵਿਗਿਆਨ 'ਚ ਪੀ. ਐਚ. ਡੀ. ਪੂਰੀ ਕੀਤੀ। ਉਹ ਲਖਨਊ 'ਚ ਡਾ. ਭੀਮ ਰਾਓ ਅੰਬੇਦਕਰ ਸੈਂਟਰਲ ਯੂਨੀਵਰਸਿਟੀ 'ਚ ਅਸਿਸਟੈਂਟ ਪ੍ਰੋਫੈਸਰ ਲੱਗੀ ਹੋਈ ਹੈ।

ਪੰਜੇ ਭੈਣਾਂ-ਭਰਾਵਾਂ ਨੂੰ ਆਪਣੇ ਮਾਪਿਆਂ ਉੱਤੇ ਮਾਣ ਹੈ ਜਿਹਨਾਂ ਨੇ ਉਹਨਾਂ ਨੂੰ ਪੜ੍ਹਾਉਣ ਲਈ ਵੱਡੀ ਜੱਦੋਜਹਿਦ ਕੀਤੀ। ਸਕੂਲ 'ਚ ਅਸਿਸਟੈਂਟ ਕਲਰਕ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਹੁਣ ਭਗਵਾਨ ਦਾਸ ਆਹੀਰਬਾਰ ਬੇਘਰੇ ਅਤੇ ਗਰੀਬ ਬੱਚਿਆਂ ਨੂੰ ਮੁਫਤ ਪੜ੍ਹਾਉਂਦੇ ਹਨ।

- ਸੋਹਣ ਲਾਲ ਗੁਪਤਾ

ਗੁਰਦੁਆਰਾ ਬੀਬੀ ਰਜਨੀ ਜੀ (ਪੱਟੀ) ਤਰਨ ਤਾਰਨ



ਸਿਮਰਜੀਤ ਸਿੰਘ
ਤਰਨ ਤਾਰਨ
91-98722-47721

ਰਜਵਾੜਾ ਸ਼ਾਹੀ ਦੇ ਯੁੱਗ ਵਿੱਚ ਜਦੋਂ ਔਰਤ ਨੂੰ ਇਕ ਦਾਸੀ ਤੋਂ ਵੱਧ ਦਰਜਾ ਪ੍ਰਾਪਤ ਨਹੀਂ ਸੀ, ਇਕ ਦਿਨ ਆਪਣੇ ਬਾਪ ਦੂਨੀ ਚੰਦ (ਵਸਨੀਕ ਪੱਟੀ) ਦੇ ਪੁੱਛਣ 'ਤੇ ਕਿ 'ਤੁਸੀਂ ਕਿਸ ਦਾ ਦਿੱਤਾ ਖਾਂਦੀਆਂ ਹੋ' ਤਾਂ ਬੀਬੀ ਰਜਨੀ ਜੀ ਨੂੰ ਛੱਡ ਕੇ ਬਾਕੀ ਛੇ ਭੈਣਾਂ ਨੇ ਕਿਹਾ ਕਿ 'ਅਸੀਂ ਪਿਤਾ ਜੀ ਤੁਹਾਡਾ ਦਿੱਤਾ ਖਾਂਦੀਆਂ ਹਾਂ'। ਉਪਰੰਤ ਬੀਬੀ

ਨਾਲ ਸਿਰ 'ਤੇ ਟੋਕਰੀ ਚੁੱਕ ਕੇ ਅਹਿਮ ਸੇਵਾ ਨਿਭਾਈ। ਉਸ ਬੇਰੀ ਨੂੰ ਅੱਜ ਕੱਲ੍ਹ ਦੁੱਖ ਭੰਜਨੀ ਬੇਰੀ ਦਾ ਦਰਜਾ ਪ੍ਰਾਪਤ ਹੈ ਅਤੇ ਅੰਮ੍ਰਿਤ ਸੌਮਾ ਅੰਮ੍ਰਿਤ ਸਰੋਵਰ ਦਾ ਰੂਪ ਧਾਰਨ ਕਰ ਚੁੱਕਾ ਹੈ, ਜਿਸ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਭਾਇਮਾਨ ਹੈ। ਰਜ਼ਾਰਾਂ ਸ਼ਰਧਾਲੂ ਚੌਜਾਨਾ ਦਰਸ਼ਨ-ਇਸ਼ਨਾਨ ਕਰਕੇ ਅਰੋਗ ਦੇਹੀ ਲੈ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ। ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ



ਰਜਨੀ ਨੇ ਕਿਹਾ ਕਿ 'ਮੈਂ ਤਾਂ ਪ੍ਰਮੇਸ਼ਵਰ ਦਾ ਹੀ ਦਿੱਤਾ ਖਾਂਦੀ ਹਾਂ'। ਇਹ ਸੁਣ ਕੇ ਬਾਪ ਦੂਨੀ ਚੰਦ ਕ੍ਰੋਧ ਵਿੱਚ ਆ ਗਿਆ ਅਤੇ ਗੁੱਸੇ ਵਿੱਚ ਆ ਕੇ ਉਸਨੇ ਬੀਬੀ ਜੀ ਦਾ ਵਿਆਹ ਇਕ ਪਿੰਗਲੇ ਨਾਲ ਕਰ ਦਿੱਤਾ ਅਤੇ ਘਰੋਂ ਵੀ ਨਿਕਾਲਾ ਦੇ ਦਿੱਤਾ। ਬੀਬੀ ਰਜਨੀ ਘਰੋਂ ਪਿੰਗਲੇ ਪਤੀ ਦੀ ਖਾਰੀ ਚੁੱਕ ਕੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਦੀ ਹੋਈ ਸ੍ਰੀ ਅੰਮ੍ਰਿਤਸਰ ਪਹੁੰਚੀ। ਪਤੀ ਨੂੰ ਇਕ ਛੱਪੜੀ ਦੇ ਕੰਢੇ ਇਕ ਬੇਰੀ 'ਤੇ ਰੁੱਖ ਹੇਠ ਬਿਠਾ ਕੇ ਆਪ ਪ੍ਰਸ਼ਾਦੇ ਦਾ ਪ੍ਰਬੰਧ ਕਰਨ ਚਲੀ ਗਈ। ਉਸੇ ਛੱਪੜੀ ਵਿੱਚ ਕਾਲੇ ਕਾਂ ਡੁੱਬਕੀਆਂ ਮਾਰ-ਮਾਰ ਚਿੱਟੇ ਹੋ ਕੇ ਨਿਕਲਦੇ ਵੇਖ ਪਿੰਗਲਾ ਵੀ ਰਿੜਕਾ-ਰਿੜਕਾ ਉਸ ਛੱਪੜੀ ਵਿੱਚ ਪਹੁੰਚ ਗਿਆ ਅਤੇ ਇਸ਼ਨਾਨ ਉਪਰੰਤ ਉਹ ਕੋਹੜ ਤੇ ਰੋਗ ਤੋਂ ਮੁਕਤ ਹੋ ਗਿਆ। ਇਸੇ ਤਰ੍ਹਾਂ ਅੰਮ੍ਰਿਤ ਸੌਮੇ ਦੀ ਨਿਸ਼ਾਨਦੇਹੀ ਹੋਈ। ਬਾਬਾ ਬੁੱਢਾ ਜੀ ਦੇ ਕਹਿਣ 'ਤੇ ਸ੍ਰੀ ਗੁਰੂ ਰਾਮਦਾਸ ਜੀ ਨੇ 1573 ਈਸਵੀ ਨੂੰ ਇਸੇ ਛੱਪੜੀ ਵਾਲੇ ਪਾਸਿਓਂ ਸਰੋਵਰ ਦੀ ਕਾਰ ਸੇਵਾ ਸ਼ੁਰੂ ਕਰਵਾਈ, ਜੋ ਕਿ 1577 ਈਸਵੀ ਨੂੰ ਸੰਪੂਰਨ ਹੋਈ। ਇਸ ਕਾਰ ਸੇਵਾ ਵਿੱਚ ਬੀਬੀ ਰਜਨੀ ਜੀ ਨੇ ਹੋਰ ਮਾਈਆਂ-ਭੈਣਾਂ ਨਾਲ ਬਾਬਾ ਬੁੱਢਾ ਜੀ, ਭਾਈ ਗੁਰਦਾਸ ਜੀ, ਭਾਈ ਲੰਗਾਹ ਜੀ, ਭਾਈ ਮੰਝ ਜੀ, ਭਾਈ ਚੰਦਰਭਾਨ ਜੀ, ਭਾਈ ਰੂਪ ਰਾਮ ਜੀ, ਭਾਈ ਗੁਰੀਆ ਜੀ ਵਰਗੇ ਮੁੱਖ ਸੇਵਕਾਂ

ਘਰੋਂ ਨਿਕਾਲਾ ਮਿਲਣ 'ਤੇ ਬੀਬੀ ਰਜਨੀ ਜੀ ਨੇ ਆਪਣੇ ਪਿੰਗਲੇ ਪਤੀ ਨੂੰ ਲੈ ਕੇ ਪਹਿਲਾ ਪੜ੍ਹਾਅ ਕੀਤਾ, ਜੋ ਸਾਹਮਣੇ ਰੇਲਵੇ ਸਟੇਸ਼ਨ ਪੱਟੀ ਵਿਖੇ ਸਥਿਤ ਹੈ। ਇਸ ਅਸਥਾਨ ਦੀ ਨਵ-ਉਸਾਰੀ ਕਾਰ ਸੇਵਾ ਸਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਤੋਂ ਵਰਸਾਏ ਹੋਏ ਸੰਤ ਬਾਬਾ ਘੋਲਾ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਜਥੇਦਾਰ ਬਾਬਾ ਗਿਆਨ ਸਿੰਘ ਜੀ ਦੀ ਦੇਖ ਰੇਖ ਹੇਠ ਜਾਰੀ ਹੈ।

ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਦਿਵਸ ਮਨਾਏ ਜਾਣ ਦੀਆਂ ਮਹਾਂਰਿਸ਼ੀ ਵਾਲਮੀਕ ਸਭਾ ਯੂ. ਐਸ. ਏ. ਅਤੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ



ਬਾਬਾ ਜੀਵਨ ਸਿੰਘ ਨੌਜਵਾਨ ਸਭਾ, ਕੈਲੇਫੋਰਨੀਆ (ਯੂ. ਐਸ. ਏ.) ਦੇ ਮੈਂਬਰ

ਪ੍ਰਧਾਨ : ਰਵੀਪਾਲ ਸਿੰਘ 916-873-0310
 ਉਪ ਪ੍ਰਧਾਨ : ਦੀਪ ਸਿੰਘ 925-339-0802
 ਸੈਕਟਰੀ : ਅਮਰਜੀਤ ਸਿੰਘ 916-842-8432
 ਚੇਅਰਮੈਨ : ਭੁਪਿੰਦਰ ਭਿੰਦਾ 916-613-3311

ਖਜਾਨਚੀ : ਬਲਬੀਰ ਧਾਰੀਵਾਲ 916-243-9017
 ਉਪ ਖਜਾਨਚੀ : ਅਜਮੇਰ ਘਾਰੂ, ਦਵਿੰਦਰ ਸਿੰਘ,
 ਹਰਜੀਤ ਸਿੰਘ, ਸ਼ਿਵਤਾਰ ਸਿੱਧੂ, ਵਿਜੇ ਗਿੱਲ, ਅੰਮ੍ਰਿਤਪਾਲ ਸਿੰਘ,
 ਕਰਨ ਨਾਹਰ, ਹੈਪੀ ਸਿੰਘ।



ਚੇਅਰਮੈਨ : ਭੁਪਿੰਦਰ ਭਿੰਦਾ
 916-613-3311

ਬਾਬਾ ਜੀਵਨ ਸਿੰਘ ਨੌਜਵਾਨ ਸਭਾ, ਕੈਲੇਫੋਰਨੀਆ (ਯੂ. ਐਸ. ਏ.)



ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਦਿਵਸ ਮਨਾਏ ਜਾਣ ਦੀਆਂ ਮਹਾਂਰਿਸ਼ੀ ਵਾਲਮੀਕ ਸਭਾ ਯੂ. ਐਸ. ਏ. ਅਤੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ



ਗੁਰਪਾਲ ਸਿੰਘ

ਚੇਅਰਮੈਨ
 ਮਹਾਂਰਿਸ਼ੀ ਵਾਲਮੀਕ ਸਭਾ
 ਯੂ. ਐਸ. ਏ.
 (ਯੂਬਾ ਸਿਟੀ) ਕੈਲੇਫੋਰਨੀਆ



ਗੁਰਪਾਲ ਸਿੰਘ ਚੇਅਰਮੈਨ ਮਹਾਂਰਿਸ਼ੀ ਵਾਲਮੀਕ ਸਭਾ, ਯੂ. ਐਸ. ਏ. ਆਪਣੇ ਪਰਿਵਾਰਕ ਮੈਂਬਰਾਂ ਨਾਲ।

ਯੂਥ ਸਿਟੀ ਵਿਖੇ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਉਣ ਦੀਆਂ ਕੁਝ ਝਲਕੀਆਂ



ਤਸਵੀਰਾਂ- ਪ੍ਰੋਮ ਕੁਮਾਰ ਚੰਬਰ (ਦੇਸ਼ ਦੁਆਬਾ)



ਜੂਬਾ ਸਿਟੀ ਵਿਖੇ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਉਣ ਦੀਆਂ ਕੁਝ ਝਲਕੀਆਂ



AAAA AUTO AND BODY WORKS

ਸਾਡੇ ਇੱਥੇ ਹਰ ਕਿਸਮ ਦੀਆਂ ਕਾਰਾਂ ਦੀ ਮੁਰੰਮਤ ਅਤੇ ਰਿਪੇਅਰ ਤੋਂ ਇਲਾਵਾ ਕਾਰਾਂ ਦੇ ਪੇਂਟ ਦਾ ਕੰਮ ਤਸੱਲੀਬਖਸ਼ ਕੀਤਾ ਜਾਂਦਾ ਹੈ। ਪੁਰਾਣੀਆਂ ਕਾਰਾਂ ਖਰੀਦਣ ਅਤੇ ਟੋ-ਟਰੱਕ ਦਾ ਖਾਸ ਪ੍ਰਬੰਧ ਹੈ।

**We Do Complete Engine Trans-
mission, Body and Paint Work We
Sell Used Cars at a Good Price**



Prop: Jasbir Singh Takhar
510-755-2132

Free Estimates
Free Towing

510-733-2222

1421 Industrial
PKWY West #F Hay-
ward, CA 94544



Harmandeep
Singh

ਸ੍ਰੀ ਗੁਰੂ ਰਵਿਦਾਸ ਸਭਾ ਪਿਟਸਬਰਗ (ਕੈਲੇਫੋਰਨੀਆ) ਦੀ ਨਵੀਂ ਕਮੇਟੀ ਦੇ ਮੈਂਬਰ



ਸ਼ਿਕਰਪਾਲ ਨਾਰੇਬਟ
ਚੇਅਰਮੈਨ



ਕਸ਼ਮੀਰੀ ਭਾਟੀਆ
ਪ੍ਰਧਾਨ



ਗੁਰਨਾਮ ਰੱਤੂ
ਵਾਈਸ ਪ੍ਰਧਾਨ



ਰਮੇਸ਼ ਸੁੰਮਨ
ਵਾਈਸ ਪ੍ਰਧਾਨ



ਸ਼੍ਰੀਮਤੀ ਜੀਨਾ ਭਾਟੀਆ
ਜਨਰਲ ਸਕੱਤਰ



ਵਿਨੋਦ ਕੁਮਾਰ
ਸਹਾਇਕ ਸਕੱਤਰ



ਸ਼੍ਰੀਮਤੀ ਦਲਵੀਰ ਕੌਰ
ਸਹਾਇਕ ਸਕੱਤਰ



ਸ਼੍ਰੀਮਤੀ ਜਸਵੀਰ ਚਾਹਲ
ਖਜਾਨਚੀ



ਸ਼੍ਰੀਮਤੀ ਸੁਨੀਤਾ ਸਿੰਘ
ਸਹਾਇਕ ਖਜਾਨਚੀ

TANDOOR Indian Restaurant

27167 Mission Blvd. Hayward, CA 95544



ਵਿਆਹ ਸ਼ਾਦੀ, ਬਰਥ-ਡੇ ਪਾਰਟੀ, ਐਨਵਰਸਰੀ ਜਾਂ ਹੋਰ ਕਿਸੇ ਵੀ ਕਿਸਮ ਦੀ ਕੈਟਰਿੰਗ ਲਈ ਸਦਾ ਸਾਨੂੰ ਯਾਦ ਰੱਖੋ

**WE ARE
SPECIALIST IN
CATERING & SPECIAL
ITEMS ARE
AVAILABLE
HERE :**

FISH PAKORE,
CHILLI CHICKEN,
GOAT KARI,
SHAHI PANEER,
BUTTER CHICKEN,
SWEETS,
SNACKS
AND MORE
SPECIAL ITEMS.



ਕੈਟਰਿੰਗ ਦੇ ਮਾਹਿਰ, ਹਫਤੇ ਦੇ 7 ਦਿਨ ਉਪਲਬੱਧ
ਮੱਛੀ ਦੇ ਪਕੌੜਿਆਂ ਲਈ ਮਸ਼ਹੂਰ

BUFFET LUNCH 11:00 AM To 3:00 PM

Contact Us:

Ph. 510-885-1212

Fax. 510-885-1532

We are open
seven days
11 AM to 10 PM

L.A. MERCHANDISE Whole Sale +Retail

ਇੰਡੀਆ ਤੋਂ Matterss ਸਸਤੇ ਰੇਟ 'ਤੇ ਪਹੁੰਚ ਚੁੱਕੀ ਹੈ।

ਯੂਬਾ ਸਿਟੀ ਦਾ ਸਭ ਤੋਂ ਵੱਡਾ ਗ੍ਰੋਸਰੀ ਸਟੋਰ
ਬਾਬਾ ਰਾਮਦੇਵ ਜੀ ਵੱਲੋਂ ਤਿਆਰ ਕੀਤੀਆਂ ਗਈਆਂ
ਸਾਰੀਆਂ ਦਵਾਈਆਂ ਸਾਡੇ ਕੋਲ ਮਿਲਦੀਆਂ ਹਨ।

- * ਭਾਰਤੀ ਗ੍ਰੋਸਰੀ, ਕੱਪੜੇ, ਪੱਗਾਂ, ਰੁਮਾਲੇ, ਬਰਤਨ, ਤਾਜ਼ੀਆਂ ਸਬਜ਼ੀਆਂ,
- * 220 ਅਤੇ 110 ਵੋਲਟ ਦਾ ਬਿਜਲੀ ਦਾ ਸਮਾਨ
- * ਜੈਂਟਸ ਕਮੀਜ਼ਾਂ ਅਤੇ ਲੇਡੀਜ਼ ਸੂਟ ਸੇਲ 'ਤੇ ਹਨ।
- * ਇੱਥੇ ਤਾਜ਼ਾ ਸਬਜ਼ੀਆਂ ਹਰ ਰੋਜ਼ ਮਿਲਦੀਆਂ ਹਨ।
- * ਹਰ ਤਰ੍ਹਾਂ ਦੀ ਦਾਲ ਸੇਲ 'ਤੇ ਹੈ।

- * ਇੰਡੀਆ ਤੋਂ Matterss ਸਸਤੇ ਰੇਟ 'ਤੇ ਪਹੁੰਚ ਚੁੱਕੀ ਹੈ।
- * ਹਰ ਤਰ੍ਹਾਂ ਦੇ ਜੋੜਾਂ, ਮਾਸਪੇਸ਼ੀਆਂ ਦੇ ਦਰਦਾਂ ਦੀ ਦਵਾਈ ਸਾਡੇ ਕੋਲੋਂ ਮਿਲਦੀ ਹੈ।
- * ਤੁਹਾਡੇ ਝੜਦੇ ਵਾਲਾਂ ਦੇ ਇਲਾਜ ਲਈ ਸਾਡੇ ਕੋਲ ਹਰਬਲ ਹੋਅਰ ਤੇਲ ਉਪਲਬਧ ਹੈ।
- * ਸ਼ੂਗਰ ਦੇ ਮਰੀਜ਼ਾਂ ਲਈ ਕਰੇਲੇ ਦਾ ਜੂਸ ਇੱਥੋਂ ਖਰੀਦੋ।

500 N. Palora Ave. Yuba City, CA 95991

530-671-0439, Fax 530-822-0439 Cell- 530-844-3250



**LOOSE FABRICS,
GROCERIES, BLANKETS,
VEGETABLES**

Toilet Water Pressure (Elite 2 Bio Bider)
A budget Friendly solution for your
desire to feel exceptionally clean and
reduce toilet paper waste
Only \$ 39.99+Tax



Baksho Kaur Bisla Hardev Singh Bisla

ਸਾਕਾ ਪੰਜਾ ਸਾਹਿਬ 'ਤੇ ਵਿਸ਼ੇਸ਼ 'ਕਬੀਰਾ ਸੰਤ ਮੋਏ ਕਿਆ ਰੋਵੀਐ'



ਪ੍ਰੋ: ਐਚ. ਐਲ. ਕਪੂਰ
001-916-587-4002

ਪਿਆਰੇ ਪਾਠਕ ਵੀਰੋ! 'ਸਾਕਾ ਪੰਜਾ ਸਾਹਿਬ' ਦਾ ਜ਼ਿਕਰ ਕਰਨ ਤੋਂ ਪਹਿਲਾਂ 'ਗੁਰਦੁਆਰਾ ਪੰਜਾ ਸਾਹਿਬ' ਦਾ ਜ਼ਿਕਰ ਕਰਨਾ ਵੀ ਬੜਾ ਜ਼ਰੂਰੀ ਹੈ ਕਿਉਂਕਿ ਸਾਕਾ ਪੰਜਾ ਸਾਹਿਬ ਦਾ ਇਤਿਹਾਸ ਗੁਰਦੁਆਰਾ ਪੰਜਾ ਸਾਹਿਬ ਨਾਲ ਜਾ ਜੁੜਦਾ ਹੈ। ਗੁਰਦੁਆਰਾ ਪੰਜਾ ਸਾਹਿਬ ਜੋ ਕਿ ਹਸਨ ਅਬਦਾਲ ਵਿਖੇ ਸਥਿਤ ਹੈ ਤੇ ਇਹ ਗੁਰਦੁਆਰਾ ਰਾਵਲਪਿੰਡੀ ਤੋਂ 48 ਕਿਲੋਮੀਟਰ ਦੀ ਦੂਰੀ 'ਤੇ ਹੈ। ਇਹ ਸਿੱਖ ਧਰਮ ਦਾ ਇਕ ਬੜਾ ਹੀ ਪਵਿੱਤਰ ਤੇ ਇਤਿਹਾਸਕ ਸਥਾਨ ਹੈ। ਗੁਰਦੁਆਰਾ ਸਾਹਿਬ ਵਿਖੇ ਇਕ ਪੱਥਰ ਉਪਰ ਪੰਜੇ ਦਾ ਨਿਸ਼ਾਨ ਹੈ ਜੋ ਵਿਸ਼ਵਾਸ ਕੀਤਾ ਜਾਂਦਾ ਹੈ ਕਿ ਇਹ ਪੰਜੇ ਦਾ ਨਿਸ਼ਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਹੈ। ਸਾਲ 'ਚ ਦੋ ਵਾਰ ਸਿੱਖ ਸੰਗਤ ਇੱਥੇ ਇਕ ਮੇਲੇ ਦੇ ਰੂਪ 'ਚ ਬੜੀ ਸ਼ਰਧਾ ਨਾਲ ਇਕੱਤਰ ਹੁੰਦੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਵਿਸਾਖ ਸੰਮਤ ਦੀ 1578 ਬਿਕਰਮੀ ਨੂੰ ਭਾਈ ਮਰਦਾਨਾ ਜੀ ਨਾਲ, ਹਸਨ ਅਬਦਾਲ ਵਿਖੇ ਗਰਮੀ ਦੀ ਰੁੱਤ ਦੇ ਦਿਨਾਂ 'ਚ ਪਹੁੰਚੇ। ਇੱਥੇ ਉਹਨਾਂ ਨੇ ਇਕ ਦਰਖਤ ਦੀ ਛਾਂ ਹੇਠ ਕੀਰਤਨ ਕਰਨਾ ਸ਼ੁਰੂ ਕਰ ਦਿੱਤਾ। ਸ਼ਰਧਾਲੂ ਉਹਨਾਂ ਦੇ ਗਿਰਦ ਜੁੜ ਕੇ ਬੈਠ ਗਏ। ਉਥੇ ਦਾ ਇਕ ਸਥਾਨਕ ਸੰਤ ਜਿਸ ਦਾ ਨਾਮ ਹਜ਼ਰਤ ਸ਼ਾਹ ਵਲੀ ਕੰਧਾਰੀ ਸੀ, ਜਿਸ ਦਾ ਆਪਣਾ ਤਪ ਅਸਥਾਨ ਨੇੜੇ ਹੀ, ਇਕ ਪਹਾੜੀ ਦੀ ਟੀਸੀ 'ਤੇ ਸੀ। ਜਦੋਂ ਉਸਨੇ ਦੇਖਿਆ ਕਿ ਗੁਰੂ ਨਾਨਕ ਦੇਵ ਜੀ ਦੇ ਗਿਰਦ ਕਾਫੀ ਸ਼ਰਧਾਲੂ ਇਕੱਠੇ ਹੋ ਗਏ ਹਨ ਤੇ ਉਹਨਾਂ ਦਾ ਕੀਰਤਨ ਸੁਣ ਰਹੇ ਹਨ ਤਾਂ ਇਹ ਦੇਖ ਕੇ ਉਸ ਨੂੰ ਗੁਰੂ ਨਾਨਕ ਦੇਵ ਜੀ ਨਾਲ ਈਰਖਾ ਹੋ ਗਈ ਤੇ ਉਹ ਗੁੱਸੇ 'ਚ ਆ ਗਿਆ।

ਸਾਖੀਆਂ ਅਨੁਸਾਰ ਭਾਈ ਮਰਦਾਨੇ ਨੂੰ ਬੜੀ ਪਿਆਸ ਲੱਗੀ ਤੇ ਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨੇ ਨੂੰ ਪਾਣੀ ਦੀ ਪਿਆਸ ਬੁਝਾਉਣ ਲਈ ਚਸਮੇ ਦੇ ਕੋਲ ਤਿੰਨ ਵਾਰੀ ਭੋਜਿਆ ਕਿਉਂਕਿ ਉਹ ਪਿਆਸ ਨਾਲ ਵਿਆਕੁਲ ਹੋ ਰਿਹਾ ਸੀ। ਇਹ ਚਸਮਾ ਵਲੀ ਕੰਧਾਰੀ ਤੋਂ ਤਪੇ ਸਥਾਨ ਤੇ ਨਜ਼ਦੀਕ ਹੀ ਸੀ ਤੇ ਉਸ ਨੇ ਮਰਦਾਨੇ ਨੂੰ ਉਥੋਂ ਪਾਣੀ ਪੀਣ ਤੋਂ ਇਨਕਾਰ ਕਰ ਦਿੱਤਾ ਤੇ ਉਸ ਨੂੰ ਬੜਾ ਰੁੱਖਾ ਬੋਲਿਆ, ਪਰ ਭਾਈ ਮਰਦਾਨਾ ਜੀ ਨੇ ਬੜੀ ਨਿਮਰਤਾ ਨਾਲ ਬੇਨਤੀ ਕੀਤੀ ਕਿ ਉਸ ਨੂੰ ਪਾਣੀ ਪੀ ਲੈਣ ਦਿੱਤਾ ਜਾਵੇ ਕਿਉਂਕਿ ਉਸ ਨੂੰ ਬੜੀ ਤੜ੍ਹ ਲੱਗੀ ਹੋਈ ਹੈ ਤੇ ਪਿਆਸ ਨਾਲ ਉਸ ਦੀ ਜਾਨ ਨਿਕਲ ਰਹੀ ਹੈ ਪਰ ਫਿਰ ਵੀ ਉਸ 'ਤੇ ਕੋਈ ਅਸਰ ਨਾ ਹੋਇਆ ਤੇ ਉਹ ਭਾਈ ਮਰਦਾਨੇ ਨੂੰ ਬੜੇ ਗੁੱਸੇ 'ਚ ਬੋਲਿਆ ਕਿ, "ਤੂੰ ਆਪਣੇ ਗੁਰੂ ਨੂੰ ਕਹਿ ਤਾਂ, ਕੀ ਤੈਨੂੰ ਉਹ ਪਾਣੀ ਵੀ ਨਹੀਂ ਪਿਲਾ ਸਕਦਾ?"

ਮਰਦਾਨਾ ਗੁਰੂ ਜੀ ਪਾਸ ਵਾਪਸ ਚਲਾ ਗਿਆ ਤੇ ਬੜੇ ਤਰਲੇ ਨਾਲ ਬੋਲਿਆ, "ਹੇ! ਸੱਚੇ ਪਾਤਸ਼ਾਹ! ਮੈਂ ਪਿਆਸ ਤਾਂ ਮਾਰ ਜਾਵਾਂਗਾ ਪਰ ਹੰਕਾਰਵਾਦੀ ਵਲੀ ਕੰਧਾਰੀ ਕੋਲ ਪਾਣੀ ਪੀਣ ਲਈ ਨਹੀਂ ਜਾਵਾਂਗਾ।"

ਗੁਰੂ ਨਾਨਕ ਦੇਵ ਜੀ ਨੇ ਉੱਤਰ ਦਿੱਤਾ, "ਹੇ! ਭਾਈ ਮਰਦਾਨਾ ਜੀ, ਤੁਸੀਂ ਉਸ ਸੱਚੇ ਪਾਤਸ਼ਾਹ ਦਾ ਨਾਮ ਧਿਆਓ, ਤੇ ਆਪਣੀ ਪਿਆਸ ਬੁਝਾ ਲਓ।"

ਗੁਰੂ ਨਾਨਕ ਦੇਵ ਜੀ ਨੇ ਆਪਣੇ ਨੇੜਿਉਂ ਹੀ ਇਕ ਪੱਥਰ ਪੁੱਟਿਆ ਤੇ ਉਸ ਦੇ ਬੱਲਿਓਂ ਹੀ ਪਾਣੀ ਦਾ ਚਸਮਾ ਫੁੱਟ ਪਿਆ ਤੇ ਭਾਈ ਮਰਦਾਨਾ ਜੀ ਨੇ ਉਸ ਚਸਮੇ ਦਾ ਪਾਣੀ ਪੀਤਾ ਤੇ ਆਪਣੀ ਪਿਆਸ ਬੁਝਾ ਲਈ ਤੇ ਗੁਰੂ ਸਾਹਿਬ ਦਾ ਕੋਟੀ-ਕੋਟ ਧੰਨਵਾਦ ਕੀਤਾ।

ਦੂਜੇ ਪਾਸੇ ਵਲੀ ਕੰਧਾਰੀ ਦੇ ਚਸਮੇ 'ਚੋਂ ਪਾਣੀ ਆਉਣਾ ਬੰਦ ਹੋ ਗਿਆ ਤੇ ਉਹ ਸੁੱਕ ਗਿਆ। ਇਸ 'ਤੇ ਗੁੱਸੇ 'ਚ ਆ ਕੇ ਉਸ ਨੇ ਪਹਾੜ ਦੀ ਟੀਸੀ ਤੋਂ ਇਕ ਵੱਡਾ ਤੇ ਭਾਰੀ ਪੱਥਰ ਗੁਰੂ ਜੀ ਵੱਲ ਰੋੜ੍ਹ ਦਿੱਤਾ ਤਾਂ ਜੋ ਉਹ ਇਸ ਵੱਡੇ ਪੱਥਰ ਥੱਲੇ ਆ ਜਾਣ ਤੇ ਉਹਨਾਂ ਦੀ ਜਾਨ ਚਲੀ ਜਾਵੇ। ਉਸ ਤੋਂ ਜੀ ਨਾਲ ਆਪਣੇ ਵੱਲ ਰੋੜ੍ਹੇ ਆਉਂਦੇ ਪੱਥਰ ਨੂੰ, ਆਪਣੀ ਜਾਨ ਨੂੰ

ਖਤਰੇ ਵਿਚ ਪਾ ਕੇ ਤੇ ਆਪਣੀ ਸੁਰੱਖਿਆ ਕਰਦੇ ਹੋਏ ਆਪਣੇ ਬਾਹੂ-ਬੱਲ ਨਾਲ ਗੁਰੂ ਜੀ ਨੇ ਰੋਕ ਦਿੱਤਾ। ਸਾਖੀਆਂ ਅਨੁਸਾਰ ਗੁਰੂ ਜੀ ਦੇ ਪੰਜੇ ਦਾ ਨਿਸ਼ਾਨ ਉਸ ਪੱਥਰ ਉੱਤੇ ਛਪ ਗਿਆ, ਜਿਹੜਾ ਅੱਜ ਵੀ ਉਸ ਪੱਥਰ 'ਤੇ ਮੌਜੂਦ ਹੈ। ਇਹ ਕੋਈ ਚਮਤਕਾਰ ਨਹੀਂ ਸੀ ਸਗੋਂ ਇਹ ਤਾਂ ਗੁਰੂ ਜੀ ਦੀ ਸਰੀਰਕ ਸ਼ਕਤੀ ਦਾ ਕਮਾਲ ਸੀ।

ਇਸ ਘਟਨਾ ਤੋਂ ਗੁਰੂ ਜੀ ਦੇ ਬਚ ਜਾਣ 'ਤੇ ਵਲੀ ਕੰਧਾਰੀ ਗੁਰੂ ਜੀ ਦਾ ਸ਼ਰਧਾਲੂ ਬਣ ਗਿਆ। ਇਸ ਪਵਿੱਤਰ ਸਥਾਨ ਦਾ ਨਾਮ 'ਪੰਜਾ ਸਾਹਿਬ' ਸਿੱਖ ਇਤਿਹਾਸ ਦੇ ਵਿਸ਼ਵ ਪ੍ਰਸਿੱਧ ਜਰਨੈਲ ਸਰਦਾਰ ਹਰੀ ਸਿੰਘ ਜੀ ਨਲਵਾ ਨੇ ਹੀ ਰੱਖਿਆ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ 'ਗੁਰਦੁਆਰਾ ਪੰਜਾ ਸਾਹਿਬ' ਵੀ ਉਹਨਾਂ ਨੇ ਹੀ ਬਣਵਾਇਆ।

ਸਾਕਾ ਪੰਜਾ ਸਾਹਿਬ :-

ਮਿਤੀ 9 ਅਗਸਤ 1922 ਈਸਵੀ ਨੂੰ ਪੰਜ ਸਿੰਘਾਂ ਨੂੰ ਇਕ ਕਿੱਕਰ ਦਾ ਦਰਖਤ ਸੰਗਤ ਲਈ, ਲੰਗਰ ਤਿਆਰ



ਕਰਨ ਵਾਸਤੇ, ਬਾਲਣ ਵਜੋਂ, ਬੰਜਰ ਜ਼ਮੀਨ ਤੋਂ ਕੱਟਣ ਕਰਕੇ ਗ੍ਰਿਫ਼ਤਾਰ ਕਰ ਲਿਆ। ਇਹ ਜ਼ਮੀਨ ਜਿਸ 'ਚੋਂ ਦਰਖਤ ਕੱਟਿਆ ਗਿਆ, ਇਹ ਜ਼ਮੀਨ ਗੁਰਦੁਆਰਾ ਗੁਰੂ ਕਾ ਬਾਗ, ਅੰਮ੍ਰਿਤਸਰ ਦੀ ਸੀ ਤੇ ਗੁਰਦੁਆਰੇ ਦੇ ਮਹੰਤ ਦੇ ਨਾਮ 'ਤੇ ਸੀ। ਦਰਖਤ ਕੱਟਣ ਦੀ ਸਜ਼ਾ ਵਜੋਂ ਹਰ ਇਕ ਨੂੰ ਪੰਜਾਹ ਰੁਪਏ ਜੁਰਮਾਨਾ ਤੇ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਜ਼ਾ ਦੇ ਖ਼ਿਲਾਫ਼, ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕਰ ਦਿੱਤਾ। ਮਿਸਟਰ ਬੀ. ਟੀ. ਜੋ ਕਿ ਆਡੀਸ਼ਨਲ ਪੁਲਿਸ ਸੁਪਰਡੈਂਟ ਸੀ, ਨੇ ਸੰਘਰਸ਼ ਕਰ ਰਹੇ ਸਿੰਘਾਂ 'ਤੇ ਲਾਠੀਚਾਰਜ ਕਰ ਦਿੱਤਾ ਤੇ ਇਹ ਸੰਘਰਸ਼ ਕਈ ਦਿਨਾਂ ਤੱਕ ਚੱਲਦਾ ਰਿਹਾ ਤੇ ਪੁਲਿਸ ਸਿੰਘਾਂ ਦੇ ਹਰ ਜਥੇ 'ਤੇ ਲਾਠੀਚਾਰਜ ਕਰਕੇ ਸਿੰਘਾਂ ਨੂੰ ਜੇਲ੍ਹ 'ਚ ਡੱਕਦੀ ਰਹੀ। ਅੰਤ ਮਿਤੀ 13 ਸਤੰਬਰ 1922 ਨੂੰ ਗੈਰਵੇਰਡ ਸੀ. ਐਫ. ਐਂਡਰਿਊ ਦੇ ਕਹਿਣ 'ਤੇ ਮੁਜ਼ਾਹਰਾਕਾਰੀ ਸਿੰਘਾਂ ਤੇ ਲਾਠੀਚਾਰਜ ਬੰਦ ਕਰ ਦਿੱਤਾ ਗਿਆ ਤੇ ਸਾਰੇ ਮੁਜ਼ਾਹਰਾਕਾਰੀ ਸਿੰਘਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ 'ਚ ਭੇਜ ਦਿੱਤਾ ਗਿਆ।

ਇਕ ਦਿਨ ਸਿੰਘਾਂ ਦਾ ਇਕ ਜਥਾ ਜਿਹਨਾਂ 'ਚ ਜ਼ਿਆਦਾ ਸਾਬਕਾ ਫੌਜੀ ਸਨ ਤੇ ਉਹਨਾਂ ਦੀ ਅਗਵਾਈ ਸੁਬੇਦਾਰ ਸਰਦਾਰ ਅਮਰ ਸਿੰਘ ਧਾਲੀਵਾਲ ਜੋ ਕਿ ਕਪੂਰਥਲਾ ਪੰਜਾਬ ਦੇ ਵਾਸੀ ਸਨ, ਕਰ ਰਹੇ ਸਨ, ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਜੇਲ੍ਹ 'ਚ ਭੇਜ ਦਿੱਤਾ। ਜੱਜ ਅਸਲਮ ਖਾਨ ਨੇ ਇਸ ਜਥੇ 'ਚ ਗ੍ਰਿਫ਼ਤਾਰ ਕੀਤੇ ਗਏ ਸਭ ਸਿੰਘਾਂ ਨੂੰ ਢਾਈ-ਢਾਈ ਸਾਲ ਦੀ

ਕੈਦ ਤੇ ਹਰ ਇਕ ਨੂੰ ਸੌ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਇਸ ਜਥੇ ਦੇ ਸਾਰੇ ਕੈਦੀਆਂ ਨੂੰ ਮਿਤੀ 19 ਅਕਤੂਬਰ 1922 ਦੀ ਰਾਤ ਨੂੰ ਭੁੱਖਣ-ਭਾਣੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਅਟਕ ਜਾਣ ਵਾਲੀ ਗੱਡੀ 'ਚ ਬਿਠਾ ਲਿਆ। ਇਹ ਗੱਡੀ ਮਿਤੀ 30 ਅਕਤੂਬਰ, 1922 ਨੂੰ ਰਾਵਲਪਿੰਡੀ ਸਟੇਸ਼ਨ 'ਤੇ ਰੁਕੀ ਤੇ ਸਟਾਫ ਦੀ ਡਿਊਟੀ ਬਦਲਣ 'ਤੇ ਗੱਡੀ 'ਚ ਪਾਣੀ ਭਰਨ ਉਪਰੰਤ ਅਟਕ ਲਈ ਰਵਾਨਾ ਹੋ ਗਈ। 'ਗੁਰਦੁਆਰਾ ਪੰਜਾ ਸਾਹਿਬ' ਦੀ ਸੰਗਤ ਨੇ ਇਹਨਾਂ ਭੁੱਖਣ-ਭਾਣੇ ਕੈਦੀ ਸਿੰਘਾਂ ਲਈ ਲੰਗਰ ਤਿਆਰ ਕੀਤਾ ਤੇ ਉਨ੍ਹਾਂ ਨੂੰ ਛੁਡਾਉਣ ਲਈ, ਸੰਗਤ ਪੰਜਾ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਮਿਤੀ 31 ਅਕਤੂਬਰ 1922 ਨੂੰ ਸਵੇਰ ਵੇਲੇ ਸਿਰ ਪਹੁੰਚ ਗਈ ਤੇ ਗੱਡੀ ਦਾ ਇਤਜ਼ਾਰ ਕਰਨ ਲੱਗੀ ਤਾਂ ਜੋ ਮੁਸਾਫ਼ਰਾਂ ਨੂੰ ਲੰਗਰ-ਪਾਣੀ ਛੁਡਾਇਆ ਜਾ ਸਕੇ।

ਸਟੇਸ਼ਨ ਮਾਸਟਰ ਨੇ ਸਿੱਖ ਸੰਗਤ ਨੂੰ ਦੱਸਿਆ ਕਿ, "ਇਹ ਗੱਡੀ ਇਸ ਸਟੇਸ਼ਨ 'ਤੇ ਨਹੀਂ ਰੁਕੇਗੀ। ਤੁਹਾਡਾ

ਰਫ਼ਤਾਰ ਨਾਲ ਆਉਂਦੀ ਗੱਡੀ ਸਿੰਘਾਂ ਨੇ ਆਪਣੀ ਜਾਨ ਦੀ ਬਾਜੀ ਲਾ ਕੇ ਰੋਕ ਲਈ। ਭਾਈ ਪ੍ਰਤਾਪ ਸਿੰਘ ਨੇ ਸ਼ਰਧਾਲੂ ਸੰਗਤ ਨੂੰ ਕਿਹਾ ਕਿ, "ਸਭ ਤੋਂ ਪਹਿਲਾਂ ਰੇਲ 'ਚ ਬੈਠੋ ਭੁੱਖੇ ਸਿੰਘਾਂ ਨੂੰ ਲੰਗਰ-ਪਾਣੀ ਛੁਡਾਇਆ ਜਾਵੇ ਤੇ ਸਾਡੀ ਦੇਖਭਾਲ ਵੱਲ ਬਾਅਦ 'ਚ ਧਿਆਨ ਦਿੱਤਾ ਜਾਵੇ।" ਗੱਡੀ ਡੇਢ ਘੰਟੇ ਦੇ ਕਰੀਬ ਸਟੇਸ਼ਨ 'ਤੇ ਰੁਕੀ ਰਹੀ। ਸਿੱਖ ਸ਼ਰਧਾਲੂਆਂ ਨੇ ਬੜੀ ਸ਼ਰਧਾ ਨਾਲ ਪੂਰੇ ਤਨੋ-ਮਨੋ ਗੱਡੀ ਦੇ ਮੁਸਾਫ਼ਰਾਂ ਨੂੰ ਲੰਗਰ-ਪਾਣੀ ਛੁਡਾਇਆ ਤੇ ਇਸ ਤੋਂ ਉਪਰੰਤ ਉਹ ਸ਼ਰਧਾਲੂ, ਜ਼ਖਮੀ ਹੋਏ ਸਿੰਘਾਂ-ਸਿੰਘਣੀਆਂ ਦੀ ਸੇਵਾ 'ਚ ਜੁਟ ਗਏ। ਭਾਈ ਕਰਮ ਸਿੰਘ ਜੀ ਉਸ ਸਮੇਂ 30 ਸਾਲ ਦੇ ਸਨ ਤੇ ਉਹ ਭਾਈ ਭਗਵਾਨ ਦਾਸ ਦੇ ਸਪੁੱਤਰ ਸਨ ਤੇ ਉਹ ਕੇਸਗੜ੍ਹ ਸਾਹਿਬ ਦੇ ਮਹੰਤ ਸਨ ਤੇ ਉਹਨਾਂ ਦੀ ਕੁਝ ਘੰਟੇ ਬਾਅਦ ਹੀ ਮੌਤ ਹੋ ਗਈ। ਅਗਲੇ ਦਿਨ ਭਾਈ ਪ੍ਰਤਾਪ ਸਿੰਘ ਜਿਨ੍ਹਾਂ ਦੀ ਉਮਰ ਉਸ ਸਮੇਂ 24 ਸਾਲ ਸੀ ਤੇ ਉਹ ਸਰਦਾਰ ਸਰੂਪ ਸਿੰਘ ਦੇ ਪੁੱਤਰ ਸਨ ਤੇ ਉਹ ਅਕਾਲ ਗੜ੍ਹ ਗੁਜਰਾਂਵਾਲਾ ਵਿਖੇ ਸੁਨਿਆਰੇ ਦਾ ਕੰਮ ਕਰਦੇ ਸਨ, ਸ਼ਹੀਦ ਹੋ ਗਏ।

ਆਪਣੇ ਪ੍ਰਾਣ ਤਿਆਗਣ ਤੋਂ ਪਹਿਲਾਂ ਉਹਨਾਂ ਨੇ ਸਤਿਗੁਰੂ ਕਬੀਰ ਦਾਸ ਜੀ ਦੀਆਂ ਗੁਰਬਾਣੀ ਦੀਆਂ ਤੁਕਾਂ ਇਸ ਤਰ੍ਹਾਂ ਕਹੀਆਂ, "ਕਬੀਰਾ ਸੰਤ ਮੋਏ ਕਿਆ ਰੋਵੀਐ, ਜੇ ਅਪਨੈ ਗੁਹਿ ਜਾਏ, ਰੇਵੇ ਸਾਕਤ ਵਾਪਰੇ ਜੋ ਹਾਥੇ-ਹਾਥ ਵਿਕੇ।" ਇਸ ਦੇ ਨਾਲ ਉਹਨਾਂ ਨੇ ਆਪਣੀ 18 ਸਾਲ ਦੀ ਪਤਨੀ ਨੂੰ ਕਿਹਾ ਕਿ, "ਮੇਰੀ ਮੌਤ 'ਤੇ ਕਦੀ ਵੀ ਰੋਣਾ ਨਹੀਂ, ਨਹੀਂ ਤਾਂ ਮੇਰੀ ਦਿੱਤੀ ਗਈ ਕੁਰਬਾਨੀ ਬੇਅਰਥ ਜਾਏਗੀ।" ਇਤਿਹਾਸਕਾਰਾਂ ਦੇ ਕਥਨ ਅਨੁਸਾਰ ਇਹ ਯਕੀਨਨ ਕਿਹਾ ਜਾਂਦਾ ਹੈ ਕਿ ਉਹਨਾਂ ਦੀ ਪਤਨੀ ਉਹਨਾਂ ਦੀ ਸ਼ਹੀਦੀ ਤੋਂ ਬਾਅਦ ਕਦੀ ਵੀ ਜੀਵਨ ਭਰ ਰੋਈ ਨਹੀਂ ਤੇ ਉਹ ਸਾਰੀ ਉਮਰ ਹੀ ਗੱਡੀ ਦੇ ਸ਼ਹੀਦਾਂ ਦੀ ਯਾਦ 'ਚ 'ਨਾਮ ਸਿਮਰਨ' ਜਪਦੀ ਰਹੀ।

ਜਦੋਂ ਗੱਡੀ ਦੇ ਡਰਾਈਵਰ ਦੀ ਰੇਲਵੇ ਵਿਭਾਗ ਨੇ ਜੁਆਬ ਤਲਬੀ ਕੀਤੀ ਤੇ ਉਸ ਤੋਂ ਪੁੱਛਿਆ ਕਿ ਉਸ ਨੇ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਗੱਡੀ ਕਿਉਂ ਰੋਕੀ ਤਾਂ ਉਸ ਨੇ ਉੱਤਰ ਦਿੱਤਾ ਕਿ, "ਜਦੋਂ ਗੱਡੀ ਦਾ ਇੰਜਣ ਰੇਲ ਦੀ ਪਟੜੀ ਦੇ ਵਿਚਕਾਰ ਪਏ ਸਿੰਘਾਂ-ਸਿੰਘਣੀਆਂ ਦੇ ਉਪਰ ਦੀ ਲੰਘਿਆ ਤਾਂ ਮੇਰੇ ਹੱਥ 'ਚ ਪਕੜਿਆ ਹੋਇਆ ਗੱਡੀ ਦਾ ਵੈਕਿਊਮ ਲੀਵਰ ਛੁੱਟ ਗਿਆ ਤੇ ਵੈਕਿਊਮ ਖਾਲੀ ਹੋਣ ਨਾਲ ਗੱਡੀ ਰੁਕ ਗਈ ਤੇ ਮੈਂ ਗੱਡੀ ਦੀ ਬਰੇਕ ਬਿਲਕੁਲ ਨਹੀਂ ਲਾਈ।"

ਇਹ ਇਤਿਹਾਸਕ ਘਟਨਾ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ਦੀ ਹੈ ਜੋ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ 'ਗੁਰਦੁਆਰਾ ਪੰਜਾ ਸਾਹਿਬ' ਦੇ ਬਹੁਤ ਨਜ਼ਦੀਕ ਹੈ।

ਮ੍ਰਿਤਕ ਸਰੀਰਾਂ ਨੂੰ ਰਾਵਲਪਿੰਡੀ ਲਿਆਂਦਾ ਗਿਆ ਤੇ ਇੱਥੇ ਉਹਨਾਂ ਦਾ ਸੰਸਕਾਰ ਮਿਤੀ 1 ਨਵੰਬਰ 1922 ਨੂੰ ਕੀਤਾ ਗਿਆ ਤੇ ਸਿੱਖ ਸੰਗਤ ਨੇ ਇਹਨਾਂ ਨੂੰ ਸ਼ਹੀਦਾਂ ਦਾ ਦਰਜਾ ਦਿੱਤਾ। ਭਾਰਤ-ਪਾਕਿਸਤਾਨ ਵੰਡ ਤੱਕ ਇੱਥੇ ਤਿੰਨ ਦਿਨ ਦਾ ਧਾਰਮਿਕ ਮੇਲਾ 'ਪੰਜਾ ਸਾਹਿਬ' ਦੇ ਇਹਨਾਂ ਸ਼ਹੀਦਾਂ ਦੀ ਯਾਦ ਮਿਤੀ 30 ਅਕਤੂਬਰ ਤੋਂ 1 ਨਵੰਬਰ ਹਰ ਸਾਲ ਲੱਗਦਾ ਰਿਹਾ ਹੈ।

ਸਮੁੱਚੇ ਤੌਰ 'ਤੇ ਇਸ ਸਾਕੇ ਤੋਂ ਇਹੀ ਪ੍ਰੇਰਨਾ ਮਿਲਦੀ ਹੈ ਕਿ ਸਿੱਖ ਆਪਣੀ ਸਿੱਖੀ-ਸਿੱਖਤਾ ਦਾ ਪੂਰਾ ਹੈ ਤੇ ਮਾਨਵਤਾ ਦੇ ਭਲੇ ਲਈ ਉਹ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਤੋਂ ਵੀ ਡਰਦਾ ਨਹੀਂ ਹੈ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਉਹ ਕਰਾਮਾਤਾਂ ਤੋਂ ਚਮਤਕਾਰਾਂ 'ਚ ਵਿਸ਼ਵਾਸ ਨਹੀਂ ਰੱਖਦਾ ਸਗੋਂ ਇਹਨਾਂ ਨੂੰ ਮੁੱਢੋਂ ਨਕਾਰਦਾ ਹੈ। ਉਹ ਸਰਬੱਤ ਦੇ ਭਲੇ ਲਈ ਹਮੇਸ਼ਾ ਸੰਘਰਸ਼ ਯੁਕਤ ਰਹਿੰਦਾ ਹੈ।

ਗੁਰਸ਼ਰਨ ਸਿੰਘ ਅਤੇ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਬਰਨਾਲਾ 'ਚ ਮਨਾਈ ਨਾਟਕਾਂ ਅਤੇ ਗੀਤਾਂ ਭਰੀ ਰਾਤ

ਬਰਨਾਲਾ (ਬਿਊਰੋ)- ਇਨਕਲਾਬੀ ਪੰਜਾਬੀ ਰੰਗ ਮੰਚ ਦੀ ਸ਼੍ਰੋਮਣੀ ਹਸਤੀ ਗੁਰਸ਼ਰਨ ਸਿੰਘ ਦੀ ਪੰਜਵੀਂ ਸੁਬਾਈ ਬਰਸੀ, ਸਥਾਨਕ ਦਾਣਾ ਮੰਡੀ ਵਿਖੇ ਰਾਤ ਭਰ ਨਾਟਕ ਅਤੇ ਸੰਗੀਤ ਮੇਲਾ ਕਰਕੇ ਮਨਾਈ ਗਈ। ਗੁਰਸ਼ਰਨ ਭਾਅ ਜੀ ਦੇ ਹੱਥੀਂ 34 ਵਰ੍ਹੇ ਪਹਿਲਾਂ ਲਗਾਏ ਬੂਟੇ, ਪੰਜਾਬ ਲੋਕ ਸਭਿਆਚਾਰਕ ਮੰਚ (ਪਲਸ ਮੰਚ) ਵੱਲੋਂ ਜਨਤਕ ਜਮਹੂਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਇਨਕਲਾਬੀ ਰੰਗ ਮੰਚ ਦਿਹਾੜੇ ਵਜੋਂ ਮਨਾਈ ਜਾਂਦੀ ਨਾਟਕਾਂ ਅਤੇ ਗੀਤਾਂ ਭਰੀ ਰਾਤ 'ਚ ਰੰਗ ਕਰਮੀਆਂ, ਲੇਖਕਾਂ, ਗੀਤਕਾਰਾਂ, ਗਾਇਕਾਂ, ਸਾਹਿਤਕਾਰਾਂ, ਤਰਕਸ਼ੀਲਾਂ, ਜਮਹੂਰੀ ਹੱਕਾਂ ਦੀਆਂ ਜੱਥੇਬੰਦੀਆਂ, ਪੱਤਰਕਾਰ ਭਾਈਚਾਰੇ ਅਤੇ ਸ਼ਹਿਰ ਨਿਵਾਸੀਆਂ ਨੇ ਸਮੂਲੀਅਤ ਕੀਤੀ।

ਗੁਰਸ਼ਰਨ ਭਾਅ ਜੀ ਦੇ ਵਿਛੋੜੇ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤ ਇਸ ਸਮਾਗਮ 'ਚ ਉਮਝਿਆ ਕਿਰਤੀ ਕਿਸਾਨਾਂ, ਵਿਦਿਆਰਥੀਆਂ, ਨੌਜਵਾਨਾਂ, ਬੇਰੁਜ਼ਗਾਰਾਂ, ਔਰਤਾਂ ਅਤੇ ਸਾਹਿਤਕਾਰਾਂ, ਕਲਾ ਜਗਤ ਨਾਲ ਜੁੜੀਆਂ ਸਖਸ਼ੀਅਤਾਂ ਦਾ ਹੜ੍ਹ ਪੂੰਹ ਬੋਲਦੀ ਗਵਾਹੀ ਭਰ ਰਿਹਾ ਸੀ ਕਿ ਪੰਜਾਬ ਵਾਸੀ ਆਪਣੇ ਲੋਕ- ਨਾਇਕਾਂ ਨੂੰ ਸਾਹੀਂ ਵਸਾਕੇ ਰੱਖਦੇ

ਹਨ ਅਤੇ ਉਹਨਾਂ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ ਸੰਕਲਪ ਹਨ। ਸਮਾਗਮ ਦਾ ਆਗਾਜ਼ ਗੁਰਸ਼ਰਨ ਸਿੰਘ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਨੂੰ ਗੁਰਸ਼ਰਨ ਸਿੰਘ ਦੀ ਧੀ ਡਾ.

ਇਸ ਮੌਕੇ ਪੰਜਾਬ ਲੋਕ ਸਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਨੇ ਮੰਚ ਤੋਂ ਅਹਿਦ ਪੜ੍ਹਿਆ ਜਿਸਦੇ ਇੱਕ ਇੱਕ ਬੋਲ ਨੂੰ ਭਰੇ ਪੰਡਾਲ ਨੇ ਖੜ੍ਹੇ ਹੋ ਕੇ ਬੁਲੰਦ ਕੀਤਾ।



ਨਵਸ਼ਰਨ, ਦਾਮਾਦ ਡਾ. ਅਤੁਲ, ਪੰਜਾਬ ਲੋਕ ਸਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਦੀ ਅਗਵਾਈ 'ਚ ਸੂਬਾ ਕਮੇਟੀ ਅਤੇ ਸਮੂਹ ਸਹਿਯੋਗੀ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਫੁੱਲ-ਮਾਲਾ ਪਹਿਨਾਉਣ ਨਾਲ ਹੋਇਆ। ਇਸ ਮੌਕੇ ਮੰਚ ਅਤੇ ਖਰਾ ਖਰ ਭਰਿਆ ਪੰਡਾਲ, ਮੋਮਬੱਤੀਆਂ ਦੀ ਲੋਅ ਨਾਲ ਜਗ ਮਗਾ ਉੱਠਿਆ ਇਉਂ ਪ੍ਰਤੀਤ ਹੁੰਦਾ ਸੀ ਜਿਵੇਂ ਸਮਾਜ ਅੰਦਰ ਫੈਲੇ ਹਨੇਰੇ ਨੂੰ ਦੂਰ ਕਰਕੇ ਸੂਰੀ ਸਵੇਰ ਦੀ ਆਮਦ ਦਾ ਪੈਗਾਮ ਦੇ ਰਿਹਾ ਹੋਵੇ।



ਇਸ ਅਹਿਦ 'ਚ ਕਲਾ, ਕਲਮ ਅਤੇ ਲੋਕ-ਸੰਘਰਸ਼ਾਂ ਦੀ ਜੋਟੀ ਮਜ਼ਬੂਤ ਕਰਨ ਉੱਪਰ ਜ਼ੋਰ ਦਿੱਤਾ ਗਿਆ ਅਹਿਦ 'ਚ ਦਾਅਵਾ ਕੀਤਾ ਗਿਆ ਕਿ ਗੁਰਸ਼ਰਨ ਸਿੰਘ ਅਤੇ ਸ਼ਹੀਦ ਭਗਤ ਸਿੰਘ ਵਰਗੇ ਲੋਕ-ਨਾਇਕ ਕਦੇ ਵੀ ਮਰਿਆ ਨਹੀਂ ਕਰਦੇ। ਉਹਨਾਂ ਦੀ ਸੋਚ ਅਤੇ ਸੁਪਨੇ ਲੋਕਾਂ ਦੇ ਸਾਹੀਂ ਵਸਦੇ ਹਨ। ਲੋਕਾਂ ਨੇ ਦ੍ਰਿੜ ਸੰਕਲਪ ਹੁੰਦਿਆਂ ਇਸ ਅਹਿਦ ਸਮੇਂ ਐਲਾਨ ਕੀਤਾ ਕਿ ਮੁਲਕ ਅੰਦਰ ਕੌਮੀ ਜਨੂੰਨ, ਫਿਰਕੂ ਦਹਿਸ਼ਤਗਰਦੀ, ਜੰਗ ਵਾਲਾ ਮਾਹੌਲ ਸਿਰਜਕੇ ਹਾਕਮ ਜਮਾਤਾਂ,

ਕਰੋੜਾਂ ਲੋਕਾਂ ਦੇ ਰੋਟੀ, ਰੋਜੀ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਨਿਆਂ ਭਰੇ ਨਿਜ਼ਾਮ ਦੀ ਸਿਰਜਣਾ ਨੂੰ ਪਰਨਾਏ ਸੁਪਨੇ ਦਫ਼ਨ ਕਰਨਾ ਲੋਚਦੀਆਂ ਹਨ, ਅਜਿਹੀਆਂ ਸ਼ਾਤਰਾਨਾ ਚਾਲਾਂ ਨੂੰ ਕਦੇ ਵੀ ਬੁਰ ਨਹੀਂ ਪੈਣ ਦਿੱਤਾ ਜਾਏਗਾ।

ਗੁਰਸ਼ਰਨ ਸਿੰਘ ਦੀ ਧੀ ਡਾ. ਨਵਸ਼ਰਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਰੰਗ ਮੰਚ ਦੇ ਇਤਿਹਾਸ ਅੰਦਰ ਇਨਕਲਾਬੀ ਪੰਜਾਬੀ ਰੰਗ ਮੰਚ ਦਾ ਇਤਿਹਾਸ, ਮਾਣ ਨਾਲ ਸਿਰ ਉੱਚਾ ਕਰਕੇ ਖੜ੍ਹਾ ਹੈ। ਡਾ. ਨਵਸ਼ਰਨ ਨੇ ਕਿਹਾ ਕਿ ਸਾਡੇ ਪਿਤਾ ਵੱਲੋਂ ਸਖ਼ਤ ਘਾਲਣਾ, ਨਿਹਰਾ ਅਤੇ ਪ੍ਰਤੀ ਬੱਧਤਾ ਨਾਲ ਕੀਤੀ ਰੰਗ ਮੰਚ ਦੀ ਖੇਤੀ ਦਾ ਖਿਤਿਆ ਸੂਹਾ ਬਾਗ ਤੱਕਕੇ ਅੱਜ ਅਸੀਂ ਦਾਅਵੇ ਨਾਲ ਕਹਿ ਸਕਦੇ ਹਾਂ ਕਿ ਸ਼ਹੀਦ ਭਗਤ ਸਿੰਘ ਅਤੇ ਆਸਾਡੇ ਪਾਪਾ ਦੇ ਵਾਰਸ ਨਵਾਂ-ਨਰੋਆ ਸਮਾਜ ਅਤੇ ਸਭਿਆਚਾਰ ਸਿਰਜਣ ਲਈ ਅਗੇਰੇ ਵਧਦੇ ਜਾਣਗੇ।

ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਸ਼ਰਨ ਸਿੰਘ ਦੇ ਰੰਗ ਮੰਚ ਦਾ ਭਵਿੱਖ ਸੁਨਹਿਰੀ ਹੈ। ਉਹਨਾਂ ਕਿਹਾ ਕਿ ਪਲਸ ਮੰਚ ਬਦਲਵੇਂ ਇਨਕਲਾਬੀ ਸਭਿਆਚਾਰ ਦੀ ਲੋਕ ਲਹਿਰ ਖੜ੍ਹੀ ਕਰਨ ਲਈ ਸਮੂਹ ਲੋਕਾਂ ਅਤੇ ਲੋਕ-ਜੱਥੇਬੰਦੀਆਂ ਤੋਂ ਸਹਿਯੋਗ ਦੀ ਮੰਗ ਕਰਦਾ ਹੈ।

ਪੁਰਾਣੇ ਦੋਸਤ ਨੂੰ ਮਨਾਉਣ ਦੀ ਪਹਿਲ

ਮੋਦੀ ਨੇ ਕਿਹਾ, ਦੋ ਨਵੇਂ ਦੋਸਤਾਂ ਵਿਚੋਂ ਇਕ ਪੁਰਾਣਾ ਦੋਸਤ ਬਿਹਤਰ



ਓਕੇਸ਼ਵਰ ਪਾਂਡੇ
91-99101-50119

ਦੋ ਨਵੇਂ ਦੋਸਤਾਂ ਤੋਂ ਇਕ ਪੁਰਾਣਾ ਦੋਸਤ ਬਿਹਤਰ। ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨਾਲ ਮੁਲਾਕਾਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹੀ ਕਹਿੰਦੇ ਹੋਏ ਗੱਲਬਾਤ ਆਰੰਭ ਕੀਤੀ ਅਤੇ ਪਿਛਲੇ ਕੁਝ ਸਮੇਂ ਤੋਂ ਉੱਖੜੇ-ਉੱਖੜੇ ਨਜ਼ਰ ਆ ਰਹੇ ਰੂਸ ਨੂੰ ਮਨਾਉਣ ਦੀ ਪਹਿਲ ਕੀਤੀ। ਸੱਤ ਦਹਾਕੇ ਪੁਰਾਣੇ ਭਾਰਤ-ਰੂਸ ਦੇ ਸਬੰਧਾਂ ਨੂੰ ਇਸ ਵਕਤ ਇਕ ਨਵੀਂ ਉਰਜਾ ਅਤੇ ਤਾਜ਼ਗੀ ਮਿਲੀ। ਬ੍ਰਿਕਸ ਸੰਮੇਲਨ ਤੋਂ ਪਹਿਲਾਂ ਭਾਰਤ-ਰੂਸ ਦੇ ਅਹਿਮ ਨੇਤਾਵਾਂ ਦੀ ਇਹ ਮੁਲਾਕਾਤ ਕਈ ਮਾਅਨਿਆਂ ਵਿਚ ਖਾਸ ਸੀ। ਰਾਸ਼ਟਰਪਤੀ ਪੁਤਿਨ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਮੁਲਾਕਾਤ ਵਿਚ ਉੱਤੀ 'ਚ ਅੰਦਾਜ਼ੀ ਹਮਲੇ ਅਤੇ ਉਸ ਤੋਂ ਬਾਅਦ ਭਾਰਤ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ 'ਤੇ ਵੀ ਚਰਚਾ ਹੋਈ ਅਤੇ ਰੱਖਿਆ ਦੇ ਖੇਤਰ ਵਿਚ 16 ਵੱਡੇ ਸਮਝੌਤੇ ਵੀ ਹੋਏ। ਰੂਸ ਦੇ ਨਾਲ ਅਜਿਹੇ ਸਮਝੌਤੇ ਨਵੇਂ ਨਹੀਂ ਹਨ। ਨਵਾਂ ਹੈ ਰੁੱਸੇ ਰੂਸ ਨੂੰ ਮਨਾਉਣ ਦੀ ਇਹ ਪਹਿਲ।

ਹਾਲ ਹੀ ਵਿਚ ਰੂਸੀ ਫੌਜਾਂ ਦੇ ਪਾਕਿਸਤਾਨ ਦੇ ਨਾਲ ਸੈਨਿਕ ਅਭਿਆਸ ਦੀਆਂ ਖਬਰਾਂ ਆਈਆਂ ਸਨ ਅਤੇ ਇਹ ਖਬਰ ਅਜਿਹੇ ਸਮੇਂ ਆਈ ਜਦੋਂ ਭਾਰਤ ਸਰਕਾਰ ਜੰਮੂ-ਕਸ਼ਮੀਰ ਵਿਚ ਲਗਾਤਾਰ ਵਧਦੇ ਪਾਕਿਸਤਾਨ ਸਮਰਥਕ ਅੱਤਵਾਦੀ ਹਮਲਿਆਂ ਤੋਂ ਪ੍ਰੇਸ਼ਾਨ ਹੈ ਅਤੇ ਇਸਦੇ ਜਵਾਬ ਵਿਚ ਭਾਰਤੀ ਫੌਜ ਨੇ ਪਾਕਿ ਕਬਜ਼ੇ ਵਾਲੇ ਕਸ਼ਮੀਰ ਵਿਚ ਵਤ ਕੇ ਸਰਜੀਕਲ ਸਟ੍ਰਾਈਕ ਵੀ ਕੀਤਾ। ਅਤੇ ਉਦੋਂ ਖਬਰਾਂ ਆਈਆਂ ਕਿ ਰੂਸੀ ਫੌਜ ਪਾਕਿ ਦੇ ਨਾਲ ਪੀ. ਓ. ਕੇ. ਵਿਚ ਹੀ ਫੌਜੀ ਅਭਿਆਸ ਕਰਨ ਜਾ ਰਹੀ ਹੈ। ਖੈਰ ਬਾਅਦ ਵਿਚ ਰੂਸ ਨੇ ਇਸਦਾ ਖੰਡਨ ਕਰ ਦਿੱਤਾ ਕਿ ਉਹ ਪੀ. ਓ. ਕੇ. ਵਿਚ ਨਹੀਂ ਬਲਕਿ ਹੋਰ ਥਾਂ ਅਭਿਆਸ ਕਰੇਗੀ। ਦੋ ਮੁਲਕਾਂ ਵਿਚਕਾਰ ਫੌਜੀ ਅਭਿਆਸ ਚੱਲਦੇ ਰਹਿੰਦੇ ਹਨ ਪਰ ਪਾਕਿਸਤਾਨ ਦੇ ਨਾਲ ਰੂਸ ਦੇ ਫੌਜੀ ਅਭਿਆਸ ਦੀ ਖਬਰ ਭਾਰਤ ਦੇ ਲਈ ਇਸ ਕਰਕੇ ਕਸ਼ਟਦਾਇਕ ਸੀ ਕਿਉਂਕਿ ਭਾਰਤ ਅਤੇ ਰੂਸ ਦੇ ਸਬੰਧ ਇੰਨੇ ਵਧੀਆ ਰਹੇ ਹਨ ਅਤੇ ਸਮੇਂ ਦੀ ਕਸੌਟੀ 'ਤੇ ਇੰਨੇ ਖਰੇ ਉਤਰੇ ਹਨ ਕਿ ਜਿਸਦੀ ਤੁਲਨਾ ਹੀ ਨਹੀਂ ਹੋ ਸਕਦੀ।

ਦੇਖੋ, ਇਤਿਹਾਸ ਕਿਵੇਂ ਕਰਵਟ ਬਦਲਦਾ ਹੈ। ਯਾਦ ਕਰੋ 16 ਦਸੰਬਰ 1971 ਦੀ ਤਾਰੀਖ ਨੂੰ। ਜਦੋਂ ਭਾਰਤ ਨੇ ਪੂਰਬੀ ਪਾਕਿਸਤਾਨ ਨੂੰ ਬੰਗਲਾਦੇਸ਼ ਤੋਂ ਅਲੱਗ ਕਰ ਦਿੱਤਾ ਸੀ ਅਤੇ ਜਿਸ ਲੜਾਈ ਵਿਚ ਰੂਸ ਨੇ ਸਾਡਾ ਪੂਰਾ ਸਾਥ ਦਿੱਤਾ ਸੀ। ਇਹ ਉਹ ਇਤਿਹਾਸਕ ਦਿਨ ਸੀ, ਜਦੋਂ ਕੇਵਲ 14 ਦਿਨ ਦੀ ਲੜਾਈ ਤੋਂ ਬਾਅਦ ਪਾਕਿਸਤਾਨੀ ਫੌਜ ਦੇ 93 ਹਜ਼ਾਰ ਸੈਨਿਕਾਂ ਨੇ ਢਾਕਾ ਵਿਚ ਭਾਰਤੀ ਫੌਜ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ। ਪਾਕਿਸਤਾਨ 'ਤੇ ਹੋਈ ਇਤਿਹਾਸਕ ਜਿੱਤ ਦੇ ਇਸ ਦਿਨ ਨੂੰ ਭਾਰਤ ਵਿਜੈ ਦਿਵਸ ਦੇ ਰੂਪ ਵਿਚ ਮਨਾਉਂਦਾ ਹੈ।

ਇਹ ਉਹ ਲੜਾਈ ਸੀ, ਜਿਸ ਵਿਚ ਜਦੋਂ ਭਾਰਤੀ ਫੌਜ ਕਰਾਚੀ 'ਤੇ ਕਬਜ਼ਾ ਕਰਨ ਦੀ ਤਿਆਰੀ ਕਰਨ ਲੱਗੀ ਸੀ

ਤਾਂ ਉਦੋਂ ਇਸਦੇ ਰਹਿਨੁਮਾ ਰਹੇ ਅਮਰੀਕੀ ਰਾਸ਼ਟਰਪਤੀ ਨਿਕਸਨ ਨੇ ਬੁਖਲਾ ਕੇ 8 ਦਸੰਬਰ 1971 ਨੂੰ ਭਾਰਤ ਦੇ ਖਿਲਾਫ ਕਿੰਗ ਕਰੂਜ਼ ਮਿਜ਼ਾਇਲਾਂ, ਸੱਤਰ ਲੜਾਕੂ ਜਹਾਜ਼ਾਂ ਅਤੇ ਪਰਮਾਣੂ ਬੰਬਾਂ ਨਾਲ ਲੈਸ ਆਪਣੇ ਸੱਤਵੇਂ ਜੰਗੀ ਬੋੜੇ ਨੂੰ ਦੱਖਣੀ ਵੀਅਤਨਾਮ ਤੋਂ ਬੰਗਾਲ ਦੀ ਖਾੜੀ ਵੱਲ ਕੂਚ ਕਰਨ ਦਾ ਆਦੇਸ਼ ਦੇ ਦਿੱਤਾ ਸੀ। ਦਸ ਅਮਰੀਕੀ ਜਹਾਜ਼ਾਂ ਵਾਲੇ ਇਸ ਬੋੜੇ ਨੂੰ ਅਮਰੀਕਾ ਨੇ ਟਾਸਕ ਫੋਰਸ 74 ਦਾ ਨਾਂ ਦਿੱਤਾ ਸੀ। ਉਦੋਂ ਅਮਰੀਕਾ ਦੇ ਇਸ਼ਾਰੇ 'ਤੇ ਬ੍ਰਿਟੇਨ ਨੇ ਵੀ ਆਪਣੇ ਜੰਗੀ ਜਹਾਜ਼ ਈਗਲ ਨੂੰ ਭਾਰਤੀ ਸਮੁੰਦਰੀ ਸੀਮਾ ਵੱਲ ਰਵਾਨਾ ਕਰ ਦਿੱਤਾ ਸੀ। ਭਾਰਤ ਨੂੰ ਘੇਰਨ ਲਈ ਅਮਰੀਕਾ ਨੇ ਚੀਨ ਨੂੰ ਵੀ ਉਕਸਾਇਆ। ਪਰ ਚੀਨ ਸਾਹਮਣੇ ਨਹੀਂ ਆਇਆ। ਕਈ ਹੋਰ ਦੇਸ਼ਾਂ ਦੇ ਜ਼ਰੀਏ ਪਾਕਿਸਤਾਨ ਨੂੰ ਲੜਾਕੂ ਜਹਾਜ਼ਾਂ ਅਤੇ ਹਥਿਆਰਾਂ ਦੀ ਮਦਦ ਕਰਵਾਈ ਗਈ ਸੀ। ਫਿਰ ਵੀ ਭਾਰਤ ਘਬਰਾਇਆ ਨਹੀਂ।

ਇਹ ਉਹ ਵਕਤ ਸੀ, ਜਦੋਂ ਅਮਰੀਕੀ ਲੀਡਰ ਇੰਦਰਾ ਗਾਂਧੀ ਦੇ ਲਈ ਆਪਣੀ ਗੱਲਬਾਤ ਵਿਚ ਗਾਲਾਂ ਦੀ ਵਰਤੋਂ ਕਰਦੇ ਸਨ। ਇਕ ਵਾਰ ਤਾਂ ਨਿਕਸਨ ਨੇ ਆਪਣੇ ਗ੍ਰਹਿ ਸਕੱਤਰ ਹੈਨਰੀ ਕਿਸਿੰਜਰ ਨੂੰ ਫੋਨ ਤੇ ਗੱਲਬਾਤ ਵਿਚ ਇੰਦਰਾ ਗਾਂਧੀ ਨੂੰ ਕੁੱਤੀ ਤੱਕ ਕਹਿ ਕੇ ਸੰਬੋਧਨ ਕੀਤਾ ਸੀ। ਇਸ ਮੌਕੇ 'ਤੇ ਰੂਸ (ਉਦੋਂ ਸੋਵੀਅਤ ਸੰਘ) ਨੇ ਯਾਦਗਾਰ ਤਰੀਕੇ ਨਾਲ ਭਾਰਤ ਦਾ ਸਾਥ ਦਿੱਤਾ ਸੀ। ਸੋਵੀਅਤ ਰਾਸ਼ਟਰਪਤੀ ਬ੍ਰੇਜ਼ਨੇਵ ਨੇ 13 ਦਸੰਬਰ ਨੂੰ ਆਪਣੀ ਪਰਮਾਣੂ ਪਣਬੁੱਝੀ ਅਤੇ ਜੰਗੀ ਜਹਾਜ਼ਾਂ ਵਾਲਾ ਬੋੜਾ ਫਲੋਟੀਲਾ ਨੂੰ ਐਡਮਿਰਲ ਵਲਾਦੀਮਿਰ ਕੁਗਲਯਾਕੋਵ ਦੀ ਅਗਵਾਈ ਵਿਚ ਭਾਰਤੀ ਫੌਜ ਦੀ ਰੱਖਿਆ ਦੇ ਲਈ ਭੇਜਿਆ ਤਾਂ ਅਮਰੀਕਾ-ਬ੍ਰਿਟੇਨ ਫੌਜ ਪਿੱਛੇ ਹਟ ਗਈ। ਇਸ ਲੜਾਈ. ਤੋਂ ਸਿਰਫ ਤਿੰਨ ਮਹੀਨੇ ਪਹਿਲਾਂ 9 ਅਗਸਤ 1971 ਨੂੰ ਭਾਰਤ ਨੇ ਰੂਸ ਦੇ ਨਾਲ ਇਕ ਵੀਹ ਸਾਲਾ ਸਹਿਯੋਗ ਸੰਧੀ 'ਤੇ ਹਸਤਾਖਰ ਕੀਤੇ ਸਨ। ਅਮਰੀਕਾ ਦਾ ਸੱਤਵਾਂ ਬੋੜਾ ਜਦੋਂ ਬੰਗਾਲ ਦੀ ਖਾੜੀ ਵਿਚ ਘੁੰਮਿਆ ਤਾਂ ਰੂਸੀ ਸਮੁੰਦਰੀ ਫੌਜ ਨੂੰ ਭਾਰਤ ਦੇ ਬਚਾਅ ਵਿਚ ਪਹਿਲਾਂ ਤੋਂ ਖੜ੍ਹੀ ਦੇਖ ਕੇ ਅਮਰੀਕੀ ਸਮੁੰਦਰੀ ਫੌਜ ਕਮਾਂਡਰ ਨੇ ਪੈਂਟਾਗਨ ਨੂੰ ਸੰਦੇਸ਼ ਦਿੱਤਾ, ਸੌਰੀ ਸਰ, ਵੀ ਆਰ ਲੇਟ, ਦੇ ਹੈਵ (ਰੂਸੀ ਫੌਜ) ਆਲਰੈਡੀ ਅਰਾਈਵਡ।

ਆਖਿਰਕਾਰ ਬੰਗਲਾ ਮੁਕਤੀ ਵਾਹਿਨੀ ਦੇ ਅੰਦੋਲਨ ਨੂੰ ਕੁਚਲਣ ਦੇ ਲਈ 3 ਦਸੰਬਰ 1971 ਨੂੰ ਪਾਕਿਸਤਾਨ ਨੇ ਅਪਰੇਸ਼ਨ ਚੰਗੇਜ਼ ਦੇ ਕੋਡ ਨਾਂ ਤੇ ਪੂਰਬੀ ਪਾਕਿਸਤਾਨ ਸਮੇਤ ਅਨੇਕਾਂ ਭਾਰਤੀ ਠਿਕਾਣਿਆਂ 'ਤੇ ਹਵਾਈ ਹਮਲੇ ਕਰ ਦਿੱਤੇ।

ਭਾਰਤ ਨੇ ਇਸਦਾ ਕਰਾਰਾ ਜਵਾਬ ਦਿੱਤਾ ਅਤੇ ਸਿਰਫ 14 ਦਿਨਾਂ ਵਿਚ ਹੀ ਪਾਕਿ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ। ਯੁੱਧ ਦੇ ਅਜਿਹੇ ਨਾਜ਼ੁਕ ਮੌਕੇ ਤੇ ਰੂਸ ਦਾ ਭਾਰਤ ਦੇ ਨਾਲ ਪੂਰੀ ਤਾਕਤ ਨਾਲ ਖੜ੍ਹਾ ਹੋਣਾ ਇਕ ਅਜਿਹਾ ਤੱਥ ਹੈ, ਜਿਸਦਾ ਭਾਰਤ ਹਮੇਸ਼ਾ ਕਰਜ਼ਦਾਰ ਰਹੇਗਾ।

ਜੇਕਰ ਅਮਰੀਕਾ ਤੇ 9/11 ਦਾ ਹਮਲਾ ਨਾ ਹੁੰਦਾ ਅਤੇ ਅੱਤਵਾਦ ਫੈਲਾਉਣ ਵਿਚ ਪਾਕਿਸਤਾਨ ਦੀ ਭੂਮਿਕਾ ਸਾਹਮਣੇ ਨਾ ਆਈ ਹੁੰਦੀ ਤਾਂ ਸ਼ਾਇਦ ਅਮਰੀਕਾ ਅੱਜ ਵੀ ਪਾਕਿਸਤਾਨ ਦੇ ਹੀ ਪੱਖ ਵਿਚ ਖੜ੍ਹਾ ਹੁੰਦਾ। ਅਸਲੀਅਤ ਦੇਖੋ ਕਿ ਜਿਸ ਪਾਕਿਸਤਾਨ ਨੂੰ ਅਮਰੀਕਾ ਅੱਤਵਾਦ ਦੇ ਖਿਲਾਫ ਲੜਾਈ ਵਿਚ ਆਪਣਾ ਅਹਿਮ ਹਿੱਸੇਦਾਰ ਬਣਾ ਕੇ ਚੱਲ ਰਿਹਾ ਸੀ, ਉਸੇ ਪਾਕਿਸਤਾਨ ਨੇ ਅਮਰੀਕਾ ਦੇ ਸਭ ਤੋਂ ਵੱਡੇ ਦੁਸ਼ਮਣ ਓਸਾਮਾ ਬਿਨ ਲਾਦੇਨ ਨੂੰ ਆਪਣੇ ਘਰ ਵਿਚ ਲੁਕੇ ਰੱਖਿਆ ਸੀ। ਅਮਰੀਕਾ ਦੇ ਦਿੱਤੇ ਪੈਸੇ ਅਤੇ ਹਥਿਆਰਾਂ ਦਾ ਇਸਤੇਮਾਲ ਉਹ ਭਾਰਤ ਦੇ ਖਿਲਾਫ ਅੱਤਵਾਦ ਫੈਲਾਉਣ ਵਿਚ ਹੀ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਅਮਰੀਕਾ ਨੂੰ ਆਪਣਾ ਸੁਭਾਵਿਕ ਸਹਿਯੋਗੀ ਕਰਾਰ ਦੇ ਕੇ ਭਾਰਤ-ਅਮਰੀਕਾ ਸਬੰਧਾਂ ਦੇ ਇਕ ਨਵੇਂ ਯੁੱਗ ਨੂੰ ਆਰੰਭ ਕੀਤਾ ਸੀ ਪਰ ਅਮਰੀਕਾ ਨੂੰ ਭਾਰਤ ਦੀ ਦੋਸਤੀ ਦੀ ਅਹਿਮੀਅਤ ਜ਼ਰਾ ਦੇਰ ਨਾਲ ਸਮਝ ਵਿਚ ਆਈ। ਨਾਲ ਹੀ ਉਸਨੂੰ ਭਾਰਤ-ਰੂਸ ਦੀ ਦੋਸਤੀ ਤੋਂ ਹਮੇਸ਼ਾ ਈਰਖਾ ਵੀ ਰਹੀ ਹੈ। ਅਮਰੀਕਾ ਨਹੀਂ ਚਾਹੁੰਦਾ ਕਿ ਭਾਰਤ ਕੋਈ ਹਥਿਆਰ ਰੂਸ ਤੋਂ ਖਰੀਦੇ। ਬੀਤੇ ਸਾਲ ਰਾਸ਼ਟਰਪਤੀ ਬਰਾਕ ਓਬਾਮਾ ਨੇ ਭਾਰਤ-ਰੂਸ ਵਿਚਕਾਰ ਰੱਖਿਆ ਸੌਦਿਆਂ 'ਤੇ ਇਹ ਕਹਿ ਕੇ ਦੁੱਖ ਪ੍ਰਗਟ ਕੀਤਾ ਸੀ ਕਿ ਇਹ ਰੂਸ ਦੇ ਨਾਲ ਆਮ ਸਬੰਧਾਂ ਦਾ ਵਕਤ ਨਹੀਂ ਹੈ। ਉਦੋਂ ਪ੍ਰਧਾਨ ਮੰਤਰੀ ਮੋਦੀ ਨੇ ਇਹ ਕਹਿ ਕੇ ਅਮਰੀਕਾ ਨੂੰ ਜਵਾਬ ਦਿੱਤਾ ਸੀ ਕਿ ਰੂਸ ਨਾਲ ਸਾਡੇ ਸਬੰਧ ਬਹੁਤ ਪੁਰਾਣੇ ਅਤੇ ਬਿਹਤਰੀਨ ਹਨ ਅਤੇ ਵੁਹ ਸਾਡਾ ਸਭ ਤੋਂ ਮਹੱਤਵਪੂਰਨ ਰੱਖਿਆ ਸਹਿਯੋਗੀ ਬਣਿਆ ਰਹੇਗਾ।

ਭਾਰਤ ਨੇ ਅਮਰੀਕਾ ਨੂੰ ਤਾਂ ਸਮਝਾ ਲਿਆ ਸੀ ਪਰ ਰੂਸ ਬੁਰਾ ਮੰਨ ਗਿਆ। ਉਸਦੀ ਨਰਾਜ਼ਗੀ ਦੀ ਵੱਡੀ ਵਜ੍ਹਾ ਇਹ ਸੀ ਕਿ ਪਿਛਲੇ ਦਸ-ਬਾਰਾਂ ਸਾਲਾਂ ਤੋਂ ਭਾਰਤ ਨੇ ਰੂਸ ਤੋਂ ਇਲਾਵਾ ਕਈ ਹੋਰ ਮੁਲਕਾਂ ਨਾਲ ਰੱਖਿਆ ਸੌਦੇ ਕੀਤੇ ਹਨ। ਜਦਕਿ ਇਸ ਤੋਂ ਪਹਿਲਾਂ ਭਾਰਤ ਕਈ ਦਹਾਕਿਆਂ ਤੋਂ ਰੂਸ ਦੇ ਰੱਖਿਆ ਉਪਕਰਨਾਂ ਦਾ ਸਭ ਤੋਂ ਵੱਡਾ ਅਯਾਤਕ ਰਿਹਾ ਹੈ।



CORNING ਵਿਚ ਪੰਜਾਬੀ ਟਰੱਕਰ ਭਰਾਵਾਂ ਦਾ ਆਪਣਾ

AAA Truck Wash, Tire, and Lube



- * We Carry New and Used Tires All Major Brands
- * Smart Way Tires Available
- * Used Tires Start From \$ 135
- * Old Change \$ 189 + Tax
- * We also do truck and car washing and waxing
- * Friendly and Professional Staff
- * We offer truck and car detailing



ਪੰਜਾਬੀ ਭਰਾਵਾਂ ਲਈ ਸੇਲ
ਅਸੀਂ ਆਪਣੇ ਪੰਜਾਬੀ ਭਰਾਵਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਬਰਿਜਸਟੋਨ ਸਟੇਅਰਿੰਗ ਟਾਇਰਾਂ ਦੀ ਸੇਲ ਲਗਾਈ ਹੈ
ਬਰਿਜਸਟੋਨ 283 (ਦੋ ਟਾਇਰ) \$1149
ਚਾਈਨੀਜ਼ 749 (ਦੋ ਟਾਇਰ) \$749



Call:

530-824-5134

ਪੁਰਾਣੇ ਟਾਇਰਾਂ ਦੀ ਸੇਲ

ਇਕ ਵਾਰ ਸੇਵਾ ਦਾ ਮੌਕਾ ਜ਼ਰੂਰ ਦਿਓ

- Used Tires American Brand \$99 + Labor
- Recap Truck Tire \$ 249 + Labor
- Recap Trailer Tires and Kind \$ 199 + Labor

NEW & USED TIRES
WASH, LUBE, BRAKES

Call:

650-642-0697

3525 Highway 99, West Corning, CA 96021
Across the Street from TA Truck Stop

LUCAS OIL LUCAS INJECTOR CLEANER \$28.99

ਵਿਲਾਇਤ ਵਿਚ ਸਾਹਿਤਿਕ ਮਾਹੌਲ

ਮਸ਼ਹੂਰ ਕਹਾਣੀਕਾਰ, ਪੱਤਰਕਾਰ ਤੇ ਪ੍ਰਕਾਸ਼ਕ ਐੱਸ. ਬਲਵੰਤ ਨਾਲ “ਪੰਜਾਬੀ ਟ੍ਰਿਬਿਊਨ” ਦੇ ਸਹਿ-ਸੰਪਾਦਕ ਅਵਤਾਰ ਸਿੰਘ ਭੰਬਰਾ ਨਾਲ ਬਾਤ-ਚੀਤ

ਇੰਗਲੈਂਡ ਫੇਰੀ ਸਮੇਂ ਇੱਛਾ ਸੀ ਕਿ ਵਿਲਾਇਤ ਸਾਹਿਤਕਾਰਾਂ ਨਾਲ ਮੁਲਾਕਾਤ ਹੋਵੇ। ਇਕ ਦਿਨ ਦਿੱਲੀ ਤੋਂ ਵਿਲਾਇਤ ਆ ਵਸੇ ਨਾਲ ਲੰਬੀ ਮੁਲਾਕਾਤ ਹੋਈ। ਬਰਸਿੰਘਮ ਦੇ ਇਕ ਗਾਰਡਨ 'ਚ ਲੰਮੀ ਸੈਰ ਵੇਲੇ ਹੋਈਆਂ ਬਹੁਤ ਸਾਰੀਆਂ ਗੱਲਾਂ 'ਚੋਂ ਕੁਝ ਅੰਸ਼

? : ਤੁਸੀਂ ਇਕ ਮੁੱਦਤ ਤੀਕ ਦਿੱਲੀ ਰਹਿਣ ਤੇ ਉਥੋਂ ਦੀ ਸਾਹਿਤਿਕ ਸਾਹਿਤਕ ਜ਼ਿੰਦਗੀ ਨੂੰ ਹੰਢਾਉਣ ਬਾਅਦ ਇਥੋਂ ਦੇ ਸਾਹਿਤਿਕ ਮਾਹੌਲ ਬਾਰੇ ਕੀ ਮਹਿਸੂਸ ਹੋਇਆ?

ਸ.ਬ. : ਮੈਨੂੰ ਇਥੇ ਕੋਈ ਸਾਹਿਤਿਕ ਮਾਹੌਲ ਲੱਗਾ ਹੀ ਨਹੀਂ। ਇਥੇ ਲਗਪਗ ਸਾਰੇ ਹੀ ਸਾਹਿਤਿਕਾਰਖਿਲਰੇ ਹੋਏ ਹਨ। ਉਸ ਦਾ ਇਕ ਕਾਰਨ ਤਾਂ ਇਹ ਲੱਗਾ ਕਿ ਲੋਕੀ ਦੂਰ ਦੂਰ ਸ਼ਹਿਰਾਂ ਵਿਚ ਵਾਸਾ ਕਰਦੇ ਹਨ ਤੇ ਦੂਜਾ ਕੰਮਾਂ ਕਾਰਾਂ ਦੇ ਰੁਝੇਵਿਆਂ ਕਾਰਨ ਹਰ ਵੇਲੇ ਲੰਮਾ ਸਫਰ ਕਰ ਕੇ ਪਹੁੰਚਿਆ ਨਹੀਂ ਜਾ ਸਕਦਾ। ਪਰ ਇਸ ਤੋਂ ਵੀ ਵੱਡੀ ਤੇ ਅਹਿਮ ਗੱਲ ਇਹ ਹੈ ਕਿ ਇਸ ਸਾਰੇਮਾਹੌਲ 'ਚੋਂ ਸਾਹਿਤਿਕ ਖੁਸ਼ਬੂ ਗਾਇਬ ਹੈ। ਮੈਂ ਜੋ ਸਾਹਿਤ ਬਾਰੇ ਜਾਣਿਆਂ ਜਾਂ ਸਿੱਖਿਆ ਉਹ ਹੈ ਸਮਰਪਣ। ਪਰ ਐਥੇ ਸਮਰਪਣ ਘੱਟ ਤੇ ਡਾਂਗ ਜ਼ਿਆਦਾ ਚਲਦੀ ਹੈ। ਸਾਹਿਤ ਰਚਣਾ ਜਾਂ ਸਮਾਜ ਨੂੰ ਕੁਝ ਵਾਪਸ ਕਰਨ ਦੀ ਪ੍ਰਥਾ ਤਾਂ ਦਾਨ ਹੈ ਪਰ ਇਥੇ ਦੇ ਸਾਹਿਤ ਵਿਚ ਸਮਾਜੀ ਸ਼ਰਧਾ ਘੱਟ ਹੈ ਤੇ “ਮੈਂ” ਦੀ ਲਾਲਸਾ ਵਧੇਰੇ ਮਹਿਸੂਸ ਹੋਈ ਹੈ। ਉੱਥੇ ਸਾਹਿਤਕਾਰ ਤਾਂ ਇਥੇ ਵੀ ਬਹੁਤ ਹਨ। ਤੇ ਜੇ ਤੁਸੀਂ ਸਾਹਿਤਕਾਰ ਉਸ ਨੂੰ ਮੰਨਦੇ ਹੋ ਕਿ ਉਸ ਦੀ ਕੋਈ ਕਿਤਾਬ ਪ੍ਰਕਾਸ਼ਿਤ ਹੋਈ ਹੋਵੇ ਤਾਂ ਇਥੇ “ਪੰਜਾਬੀ ਮਾਂ-ਬੋਲੀ ਸੇਵਕ” ਇਕ ਇੱਟ ਪੁੱਟੇ ਤਾਂ ਬੱਲਿਓਂ ਕਈ ਨਿਕਲ ਆਉਣਗੇ। ਕਿਉਂਕਿ ਵਧੇਰੇ ਕਰਕੇ ਇਥੇ ਕਿਤਾਬ ਸਾਧਨਾ ਕਰਕੇ ਨਹੀਂ ਸਗੋਂ ਪੈਸੇ ਦੇ ਜ਼ੋਰ ਨਾਲ ਲਿਖ ਵੀ ਹੋ ਜਾਂਦੀ ਹੈ ਤੇ ਪ੍ਰਕਾਸ਼ਿਤ ਵੀ ਹੋ ਜਾਂਦੀ ਹੈ।

? : ਇਹ ਹਾਲ ਤਾਂ ਹੁਣ ਭਾਰਤ ਵਿਚ ਵੀ ਹੈ, ਤੇ ਉਥੇ ਵੀ ਵਾਕਫ਼ਾਅ, ਸਿਫਾਰਿਸ਼ ਜਾਂ ਪੈਸੇ ਦਾ ਦਖਲ ਵਧੇਰੇ ਹੈ ਪਰ ਫਿਰ ਵੀ ਇਥੋਂ ਦੇ ਕਿਸੇ ਸਾਹਿਤਕਾਰ ਦੀ ਵਿਲੱਖਣਤਾ ਬਾਰੇ?

ਸ. ਬ. : ਮੇਰਾ ਅੰਗਰੇਜ਼ੀ ਫੀਲਡ ਹੋਣ ਕਰਕੇ, ਮੇਰੀ ਸਾਂਝਇਥੋਂ ਦੇ ਪੰਜਾਬੀ ਸਾਹਿਤਕਾਰਾਂ ਨਾਲ ਘੱਟ ਤੇ ਵਧੇਰੇ ਕਰਕੇ ਅੰਗਰੇਜ਼ੀ ਤੇ ਉਹ ਵੀ ਅਕਾਦਮਿਕ ਖੇਤਰ ਵਿਚ ਵਧੇਰੇ ਰਹੀ ਹੈ। ਜਿਵੇਂ ਪ੍ਰੋ (ਲਾਰਡ) ਭਿਖੂ ਪਾਰੇਖ, ਸੁਬਰੱਤ ਮਿੱਤਰਾ, ਕ੍ਰਿਸ਼ਨਾਮੂਰਤੀ, ਜਾਂ ਜਰਮਨ ਦੇ ਡੀਟਰ ਸਲਿੰਗਲੋਫ, ਰੂਸ ਦੇ ਬੋਨਗਾਰਡ ਲੇਵਿਨ ਤੇ ਐਂਦਰੋਨੋਵ, ਕੈਨੇਡਾ ਦੇ ਹੰਸ ਪੀਟਰ ਸਮਿਟ, ਅਮਰੀਕਾ ਦੇ ਬਾਮ ਦੇਵ ਸ਼ਾਰਦਾ ਜਾਂ ਇਸ ਤਰ੍ਹਾਂ ਦੇ ਹੋਰ ਬੇਸ਼ੁਮਾਰ ਨਾਂਅ ਹਨ ਜਿਹਨਾਂ ਨਾਲ ਮੇਰੀ ਚੰਗੀ ਸਾਂਝ ਰਹੀ ਹੈ। ਅਜਿਹੇ ਲੋਕਾਂ ਦੀ ਆਪਣੀ ਲੇਖਣੀ ਪ੍ਰਤੀ ਸ਼ਰਧਾ ਦੇਖ ਸਿਰ ਖੁਦ-ਖੁਦ ਨਿੱਕ ਜਾਂਦਾ ਹੈ। ਸਿੱਖਣ ਵਾਲੀ ਗੱਲ ਇਹ ਹੈ ਕਿ ਡੀਟਰ ਸਲਿੰਗਲੋਫ ਨੇ ਇਕ ਕਿਤਾਬ ਸਟੱਡੀਜ਼ ਇਨ ਅਜੰਤਾ ਪੇਂਟਿੰਗਲਿਖਣ ਵਿਚ ਪੰਦਰਾਂ ਸਾਲ ਖਰਚ ਕੀਤੇ। ਪੁਰਾਤਨ ਭਾਸ਼ਾਵਾਂ ਦੇ ਬੇਸ਼ੁਮਾਰ ਗ੍ਰੰਥਾਂ ਦਾ ਅਧਿਐਨ ਕੀਤਾ ਇਸ ਸਾਰੀ ਗੱਲ ਨੂੰ ਸਮਝਣ ਲਈ ਅਤੇ ਉਸ ਦੀ ਪਤਨੀ ਜੋ ਕਿ ਇਟਾਲੀਅਨ ਕਲਾਕਾਰ ਸੀ ਨੇ ਅਜੰਤਾ ਪੇਂਟਿੰਗਜ਼ ਦੇ ਪੈਨ ਸਕੈਚ ਬਣਾ ਉਹਨਾਂ ਉਪਰ ਸਫੇਦ ਲੀਕ ਵਾਹ ਕੇ ਇਹ ਸਮਝਾਇਆ ਕਿ ਜਦੋਂ ਇਹ ਪੇਂਟਿੰਗ ਬਣੀ ਸੀ ਤਾਂ ਉਦੋਂ ਆਹ ਸੀ ਤੇ ਸਮੇਂ ਦੇ ਨਾਲ ਨਾਲ ਭੁਰ ਜਾਣ ਬਾਅਦ ਅੱਜ ਆਹ ਰਹਿ ਗਈ ਹੈ। ਰੂਸੀ ਇਤਿਹਾਸਕਾਰ ਬੋਨਗਾਰਡ ਲੇਵਿਨ ਨੇ ਜੋ ਭਾਰਤ ਦੀ ਪੁਰਾਤਨ ਹਿਸਟਰੀ ਲਿਖੀ ਉਸ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ ਕਿਉਂਕਿ ਮੇਰੀ ਨਜ਼ਰੇ ਇਹ ਇਕ ਪਹਿਲਾ ਸਕਾਲਰ ਸੀ ਜਿਸ ਨੇ ਕਿਸੇ ਧਰਮ ਦੇ ਪੱਖ ਤੋਂ ਟਿੱਠੀ ਨਹੀਂ ਕੀਤੀ, ਵਰਨਾ ਭਾਰਤ ਦੇ ਪੁਰਾਤਨ ਇਤਿਹਾਸ ਦੀ ਕੋਈ ਪੁਸਤਕ ਚੱਕ ਲਓ ਪਲਾਂ ਵਿਚ ਹੀ ਪਤਾ ਲੱਗ ਜਾਂਦਾ ਕਿ ਇਹ ਪੁਸਤਕ ਕਿਸੇ, ਈਸਾਈ, ਹਿੰਦੂ, ਸਿੱਖ ਜਾਂ ਮੁਸਲਮਾਨ ਦੇ ਪੈਂਨ ਤੋਂ ਲਿਖੀ ਗਈ ਹੈ ਇਸੇ ਤਰ੍ਹਾਂ ਐਮ. ਐਸ. ਐਨਦਰੋਨੋਵ ਰੂਸ ਦੇ ਇਕ ਮਹਾਨ ਭਾਸ਼ਾ-ਵਿਗਿਆਨੀ ਸਨ ਅਤੇ ਦਰਾਵਤੀਅਨ ਭਾਸ਼ਾਵਾਂ ਦੇ ਬੋਹਤਰੀਨ ਸਕਾਲਰ ਸਨ। ਭੀਖੂ ਪਾਰੇਖ ਰਾਜਨੀਤੀ, ਹੰਸ ਪੀਟਰ ਸੰਸਕ੍ਰਿਤ...ਯਾਣੀ ਇਨ੍ਹਾਂ ਲੋਕਾਂ ਦਾ ਆਪਣੀ ਲੇਖਣੀ ਪ੍ਰਤੀ ਸੰਪੂਰਣ ਸਮਰਪਣ ਰਿਹਾ।

ਇਥੇ ਪੰਜਾਬੀ ਵਿਚ ਜਿਨ੍ਹਾਂ ਲੋਕਾਂ ਦੀ ਮੈਂ ਗੱਲ ਕਰ ਸਕਦਾ ਉਨ੍ਹਾਂ ਵਿਚੋਂ ਗਲਪਕਾਰਾਂ ਵਿਚ ਤਾਂਬਹੁਤ ਬੋਝੇ ਨਾਂਅ ਹਨ, ਜਿਨ੍ਹਾਂ 'ਚੋਂ ਮੁੱਖ ਤੌਰ ਤੇ ਅਸੀਂ ਸਵਰਨ ਚੰਦਨ, ਹਰਜੀਤ ਅਟਵਾਲ, ਵੀਨਾ ਵਰਮਾ, ਦਰਸ਼ਨ ਧੀਰ, ਮੋਹਿੰਦਰਪਾਲ ਧਾਲੀਵਾਲ, ਸਾਬੀ ਲੁਧਿਆਣਵੀ, ਕਰਨੈਲ ਸ਼ੇਰਗਿੱਲ, ਗੁਰਪਾਲ ਲੰਡਨ ਪ੍ਰੀਤਮ ਸਿੰਘ, ਸੰਤੋਖ ਧਾਲੀਵਾਲ, ਸ਼ਿਵਚਰਨ ਗਿੱਲ, ਕੇ ਸੀ ਮੋਹਨ, ਗੁਰਨਾਮ ਗਿੱਲ, ਅਵਤਾਰ ਸਾਦਿਕ, ਅਮਰੀਕ ਸੰਘੂ, ਯਸ਼, ਮੋਹਨ ਸਿੰਘ ਕੁੱਕੜਪਿੰਡੀਆ, ਜਾਂ ਕੁਝ ਹੋਰ ਵੀ ਨਾਂਅ ਵੀ ਹੋ ਸਕਦੇ ਹਨ।ਜੇ ਇਸ ਵੇਲੇ ਮੇਰੇ ਧਿਆਨ ਵਿਚ ਨਾ ਹੋਣ ਤੇ ਜਾਂ ਮੈਂ ਉਨ੍ਹਾਂ ਦੇ ਸੰਪਰਕ ਵਿਚ ਨਾ ਹੋਵਾਂ। ਪਹਿਲਿਆਂ ਵਿਚ ਰਘੁਬੀਰ ਵੰਡ,ਤਰਸੇਮ ਨੀਲਗਿਰੀ ਦਾ ਜ਼ਿਕਰ ਵੀ ਜ਼ਰੂਰੀ ਹੈ। ਪਹਿਲਿਆਂਗਲਪਕਾਰਾਂ 'ਚੋਂ ਮੇਰੇ ਚੇਤਿਆਂ ਵਿਚ ਇਕ ਨਾਂਅ ਜੋ ਮੇਰੇ ਜ਼ਿਹਨ ਤੋਂ ਕਦੇ ਗਾਇਬ ਨਹੀਂ ਹੋਇਆ ਉਹ ਹੈ ਕਹਾਣੀਕਾਰ ਸੁਰਜੀਤ ਵਿਰਦੀ ਦਾ।ਕਿਆ ਕਮਾਲ ਦਾ ਲੇਖਕ ਸੀ ਉਹ। ਉਹਦੀ ਲਿਖਤ ਪੜ੍ਹਦਿਆਂ ਉਹਦੇ ਵਿਚ ਪਾਠਕ ਖੁੱਭ ਹੀ ਜਾਂਦਾ ਤੇ ਜਦ ਉਹਦਾ ਪਾਤਰ ਕਿਸੇ ਦੇ ਸੀਨੇ 'ਚ ਬਰਫਾ ਖੋਭ ਰਿਹਾ ਹੁੰਦਾ ਤਾਂ ਐਸਾ ਲਗਦਾ ਜਿਵੇਂ ਉਹ ਬਰਸਾ ਉਹ ਪਾਠਕ ਖੁਦ ਖੋਭ ਰਿਹਾ ਹੋਵੇ ਜਾਂ ਉਹੀ ਬਰਫਾ ਪਾਠਕ ਦੇ ਸੀਨੇ

ਵਿਚ ਖੁੱਭ ਰਿਹਾ ਹੋਵੇ।ਆਪਣੀ ਗੱਲ ਕਹਿਣ ਦੀ ਕਲਾ ਕਮਾਲ ਸੀ ਸੁਰਜੀਤ ਦੀ।

? : ਪੰਜਾਬੀ ਵਿਚ ਸਵਰਨ ਚੰਦਨ ਦੀਆਂ ਲਿਖਤਾਂ ਬਾਰੇ ਤੁਹਾਡਾ ਕੀ ਕਹਿਣਾ ਹੈ?

ਸ. ਬ. : ਜੇ ਸਵਰਨ ਚੰਦਨ ਨੂੰ ਸਾਹਿਤਿਕ ਤੌਰ ਤੇ ਆਂਕਣਾ ਹੋਵੇ ਤਾਂ ਮੈਨੂੰ ਲਗਦਾ ਉਹ ਇਕ ਵਧੀਆ ਗਲਪ ਲੇਖਕ ਸੀ। ਔਰ ਸੱਚ ਪੁਛੋ ਤਾਂ ਮੇਰੀ ਨਜ਼ਰੇ ਉਹ ਇਕ ਅਣਗੌਲਿਆ ਜਾਂ ਇਮਾਨਦਾਰ ਮੁਲਾਕਾਤ ਦਾ ਸ਼ਿਕਾਰ ਰਿਹਾ। ਇਸ ਦਾ ਕਾਰਨ ਮੈਨੂੰ ਇਹ ਲਗਦਾ ਕਿ ਉਸ ਨੇ ਆਪਣੇ ਆਸੇ ਪਾਸੇ ਖਿਲਾਰਾ ਬਹੁਤ ਪਾਇਆ ਹੋਇਆ ਸੀ। ਉਹ ਕਾਹਲਾ ਵੀ ਬਹੁਤ ਸੀ। ਪਰ ਜੇਉਸ ਦੀ ਨਿਰੋਲ ਸਾਹਿਤਿਕ ਦੇਣ ਦਾ ਮੁੱਲਆਂਕਣ ਕਰਨ ਵਾਲੇ 'ਚ ਇਮਾਨਦਾਰੀ ਹੋਵੇ, ਤਾਂ ਉਹ ਇਕ ਬਹੁਤ ਹੀ ਵਧੀਆ ਲੇਖਕ ਸੀ। ਆਦਮੀ ਜਾਂ ਜਾਤੀ ਤੌਰ 'ਤੇ ਉਸ ਉੱਪਰ ਕਿੰਤੂ-ਪ੍ਰੰਤੂ ਹੋ ਸਕਦੇ ਹਨ ਪਰ ਉਹ ਮੇਰਾ ਵਿਸ਼ਾ ਕਦੇ ਵੀ ਨਹੀਂ ਰਿਹਾ। ਕਿਉਂਕਿ ਮੈਂ ਐਂਬ ਖਾਣੇ ਜਾਣਦਾ ਐਂਬਾਂ ਦੇ ਪੇੜ ਗਿਣਨਾ ਨਹੀਂ। ਮੈਂ ਲੇਖਕ ਨੂੰ ਹਮੇਸ਼ਾਂ ਦੇ ਪਾਸਿਆਂ ਤੋਂ ਦੇਖਦਾ, ਇਕ ਉਸ ਦੀ ਜਾਤੀ ਜਿੰਦਗੀ ਤੇ ਦੂਜੇ ਉਸ ਦੀ ਕਿਰਤ ਦਾ ਮਹੱਤਵ। ਮੈਂ ਇਹ ਕਦੇ ਵੀ ਨਹੀਂ ਮੰਨਦਾ ਕਿ ਹੱਡ-ਮਾਸ ਦਾ ਬਣਿਆ ਕੋਈ ਵੀ ਇਨਸਾਨ ਗਲਤੀ ਨਹੀਂ ਕਰ ਸਕਦਾ, ਜਾਂ ਉਹ ਹੋਰ ਗੱਲਾਂ ਜਾਂ ਸਮਾਜਕ ਵਰਤਾਰੇ ਤੋਂ ਮੁਕਤ ਹੈ ਪਰ ਗੱਲ ਤਾਂ ਉਹ ਹੈ ਜੇ ਲੇਖਕ ਆਪਣੀ ਲਿਖਤ ਰਾਹੀਂ ਕਿਸੇ ਜਟਿਲਤਾ



ਤੇ ਕਿੰਤੂ-ਪਰੰਤੂ ਕਰ ਰਿਹਾ। ਸਵਰਨ ਚੰਦਨ ਦੀ ਜਾਤੀ ਜਿੰਦਗੀ ਬਾਰੇ ਗੱਲਾਂ ਤਾਂ ਲੋਕ ਬਹੁਤ ਕਰਦੇ ਹਨ, ਪਰ ਉਸ ਨਿੱਜ ਬਾਰੇ ਕੋਈ ਜ਼ਿਕਰ ਨਹੀਂ ਕਰਦਾ ਕਿ ਉਸ ਦੀਆਂ ਸਾਹਿਤਿਕ ਰਚਨਾਵਾਂ ਤੇ ਕਿਹਨਾਂ-ਕਿਹਨਾਂ ਗੱਲਾਂ ਨੇਉਸ ਉੱਪਰ ਕਿੰਨਾ ਕੁ ਪ੍ਰਭਾਵ ਪਾਇਆ

?...ਬਚਪਨ ਤੋਂ ਲੈ ਕੇ ਮਜ਼ਦੂਰੀ ਕਰਨੀ। ਆਪਣੇ ਪੈਰਾਂ 'ਤੇ ਖੁਦ ਖੜ੍ਹੇ ਹੋਣਾ। ਮਜ਼ਦੂਰੀ ਕਰਦਿਆਂ ਪੜ੍ਹ ਲਿਖ ਜਾਣਾ। ਫਿਰ ਸਾਹਿਤਿਕ ਪਿੜ ਵਿਚ ਜੋ ਘਾਲਣਾ ਉਸ ਘਾਲੀ। ਇਹ ਕੋਈ ਮਾਮੂਲੀ ਗੱਲ ਨਹੀਂ। ਔਰ ਮੇਰੀ ਜਾਚੇ ਉਸ ਦੇ ਆਸੇ-ਪਾਸੇ ਨੂੰ ਭਾਪਦਿਆਂ ਜੋ ਮੁਕਾਮ ਉਸ ਨੇ ਬਣਾਇਆ ਉਸ ਦਾ ਕੋਈ ਸਾਨੀ ਵੀ ਨਹੀਂ ਹੋਣਾ।

ਵੈਸੇ ਗਲਪ ਵਿਚ ਹਰਜੀਤ ਅਟਵਾਲ ਦੀ ਹੋਂਦ ਵੀ ਬਹੁਤ ਅਹਿਮ ਹੈ। ਦਰਸ਼ਨ ਧੀਰ ਜਾਂ ਕੁਝ ਹੋਰ ਨਾਂਅ ਵੀ ਲਏ ਜਾ ਸਕਦੇ ਹਨ। ਹਰੇਕ ਲੇਖਕ ਦਾ ਪਿਛੋਕੜ ਵੱਖ-ਵੱਖ ਹੋਣ ਕਰਕੇ ਹਰੇਕ ਦੀ ਆਪੋ ਆਪਣੀ ਨੁਹਾਰ ਹੈ। ਇਸੇ ਕਰਕੇ ਸਵਰਨ ਚੰਦਨ ਤੋਂ ਮਗਰੋਂ ਗਲਪ ਵਿਚ ਮੈਂ ਹਰਜੀਤ ਅਟਵਾਲ ਨੂੰ ਵੀ ਉਸ ਪਾਰੀ 'ਚ ਰੱਖਦਾ। ਉੱਥੇ ਜੇ ਮੈਂ ਇਹ ਕਹਾਂ ਕਿ ਜੇ ਵਿਲਾਇਤ ਵਿਚ ਪੰਜਾਬੀ ਲੇਖਕ ਵਿਚ ਸਾਹਿਤਿਕ ਸਮਰਪਣ ਤੇ ਉਸ ਦੀ ਲੇਖਣੀ ਨੂੰ ਪਰਖਣ ਵਿਚ ਇਮਾਨਦਾਰੀ ਦੀ ਭਾਵਨਾ ਹੋਵੇ, ਜਿਹੜੀ ਕਿ ਮੈਂ ਸੱਤਰਵਿਆਂ 'ਚ ਦਿੱਲੀ ਦੇਖੀ ਸੀ ਤਾਂ ਅੱਜ ਪੰਜਾਬੀ ਇਥੋਂ ਦਾ ਪੰਜਾਬੀ ਨਾਵਲ ਜਾਂ ਕਹਾਣੀਆਂ ਸੰਸਾਰ ਪੱਧਰ ਦੇ ਸਾਹਿਤ ਦੇ ਮੁਕਾਬਲੇ 'ਤੇ ਰੱਖੇ ਜਾ ਸਕਦੇ ਹਨ। ਹੁਣੇ ਹੁਣੇ ਹਰਜੀਤ ਅਟਵਾਲ ਦਾ ਲਿਖਿਆ ਨਾਵਲ “ਆਪਣਾ” ਪ੍ਰਕਾਸ਼ਿਤ ਹੋਇਆ, ਜੋ ਸੰਸਾਰ ਦੀ ਕਿਸੇ ਵੀ ਭਾਸ਼ਾ ਦੇ ਸਾਹਿਤ ਦੀ ਉਪਰਲੀ ਕਤਾਰ 'ਚ ਰਖਿਆ ਜਾ ਸਕਦਾ ਹੈ।ਸਵਰਨ ਚੰਦਨ ਦਾ “ਕੰਜਕਾਂ” ਨਾਵਲ ਵੀ ਕਿਸੇ ਪੱਖ ਤੋਂ ਉਣਾ ਨਹੀਂ।

ਪਰ ਜਿਥੋਂ ਤੀਕ ਸਵਰਨ ਚੰਦਨ ਦਾ ਪਹਿਲੂ ਹੈ, ਉਹਨੂੰ ਜੋ ਮੈਂ ਸਮਝਿਆ ਉਹ ਲਗਾਤਾਰਤਾ ਵਿਚ ਦੇਖ ਕੇ ਹੀ ਗੱਲ ਹੋ ਸਕਦੀ ਹੈ। ਮੇਰੀ ਉਸ ਨਲ ਪਹਿਲੀ ਮੁਲਾਕਾਤ 1980 ਵਿਚ “ਵਰਲਡ ਪੰਜਾਬੀ ਕਾਨਫਰੰਸ” ਵੇਲੇ ਹੋਈ ਸੀ ਤੇ ਉਸ ਬਾਅਦ ਅਸੀਂ ਲਗਾਤਾਰ ਸੰਪਰਕ ਵਿਚ ਰਹੇ। ਔਰ ਇਸ ਸਾਰੇ ਸਮੇਂ ਵਿਚ ਮੈਂ ਚੰਦਨ ਵਿਚ ਇਕ ਅਜੀਬੋ-ਗਰੀਬ ਬੱਚਾ ਪਨਪਦਾ-ਖੇਡਦਾ-ਉਮੜਦਾ-ਰੁੱਸਦਾ ਦੇਖਦਾ ਰਿਹਾ। ਛੋਟੀ-

ਛੋਟੀ ਗੱਲੇ ਰੁੱਸ ਜਾਣਾ ਉਸ ਦੀ ਸੁਭਾਵਿਕ ਆਦਤ ਸੀ। ਇਹੀ ਗੱਲ ਉਹਦੇ ਸਾਹਿਤ ਰਚਣ ਤੇ ਉਸ ਦੇ ਜਾਤੀ ਵਿਉਹਾਰ ਵਿਚ ਵੀ ਸੀ। ਜੇ ਕਿਸੇ ਨੇ ਕਦੇ ਵੀ ਦੋ ਲਫਜ਼ ਵੀ ਉਸ ਦੇ ਖਿਲਾਫ ਲਿਖ ਦੇਣੇ ਤਾਂ ਉਹ ਰੁੱਸ ਕੇ ਉਸ ਨੂੰ ਆਪਣੇ ਦਿੱਲ 'ਤੇ ਲੈ ਲੈਂਦਾ ਸੀ। ਇਹੀ ਕਾਰਣ ਸੀ ਕਿ ਉਹ ਜਦ ਵਿਲਾਇਤ ਛੱਡ ਕੇ ਇੰਡੀਆ ਗਿਆ ਤਾਂ ਜੋ ਉਮੀਦਾਂ ਉਹ ਇਥੋਂ ਲੈ ਕੇ ਉਥੇ ਗਿਆ ਸੀ ਉਹ ਪੂਰੀਆਂ ਨਾ ਹੁੰਦੀਆਂ ਦੇਖ ਮੁੜ ਵਾਪਸ ਪਰਤਣ 'ਚ ਵੀ ਉਸ ਘੱਲ ਨਾ ਕੀਤੀ। ਉਹ ਚਾਹੁੰਦਾ ਸੀ ਕਿ ਜਿਵੇਂ ਰਾਤੋ ਰਾਤ ਸਭ-ਕੁਛ ਉਸ ਦੇ ਮੂਹਰੇ ਵਿਛਿਆ ਹੋਵੇ। ਪਰ ਅਜਿਹਾ ਅਸਲ ਵਿਹਾਰ 'ਚ ਨਾ ਸੰਭਵ ਸੀ ਤੇ ਨਾ ਹੋਇਆ।

? :ਇਥੇ ਦੇ ਸਾਹਿਤਕਾਰਾਂ ਵਿਚ ਆਪਸੀ ਤੀਰ-ਅੰਦਾਜ਼ੀ ਕਰ ਇਕ ਦੂਜੇ ਵਿਚ ਚੁੱਭਦੇ-ਚੁਭਾਉਂਦੇ ਵੀ ਰਹਿੰਦੇ ਹੋਣਗੇ?

ਸ. ਬ. : ਹਾ ਹਾ ਹਾ !...ਇਹ ਤਾਂ ਮਨੁੱਖ ਦੀ ਜ਼ਿੰਦਗੀ ਦਾ ਹਿੱਸਾ ਹਨ ! ਸਾਹਿਤਕਾਰ ਵੀ ਹੱਡ-ਮਾਸ ਦਾ ਹੀ ਬਣਿਆ ਹੋਇਆ...ਦਿੱਲੀ ਵਿਚ ਵੀ ਸਾਹਿਤਕਾਰਾਂ ਦੀ ਆਪਸੀ ਖਹਿਬੁੜਬਾਜ਼ੀ ਚਲਦੀ ਰਹਿੰਦੀ ਸੀ। ਪੰਜਾਬ ਵਿਚ ਵੀ। ਪਰ ਉਹ ਸਾਰਾ ਕੁਝ ਅਪਣੱਤ 'ਚ ਹੁੰਦਾ ਸੀ ਖੁੰਦਕ ਵਿਚ ਨਹੀਂ। ਰਾਤ ਦੀ ਗੱਲ ਸਵੇਰੇ ਆਈ-ਗਈ ਹੋ ਜਾਂਦੀ ਸੀ।

ਪਰ ਸਵਰਨ ਚੰਦਨ ਦੀ ਹਾਲਾਤ ਇਹ ਸੀ ਕਿ ਉਹ ਜਿਸ ਵੀ ਵਿਸ਼ੇ ਉਪਰ ਲਿਖਦਾ ਸੀ, ਉਸ ਵਿਚ ਪੂਰੀ ਤਰ੍ਹਾਂ ਖੁੱਭ ਜਾਂਦਾ ਸੀ। ਉਸ ਨੂੰ ਉਸ ਵਿਸ਼ੇ ਤੇ ਜੋ ਵੀ ਲੱਭਦਾ ਉਹ ਪੜ੍ਹਦਾ ਸੀ। ਭਾਵੇਂ ਕਿਸੇ ਵੀ ਜ਼ਬਾਨ ਵਿਚ ਹੋਵੇ। ਉਹ ਆਪਣੇ ਸ਼ਬਦਾਂ ਨੂੰ ਤਰਾਸ਼ਣ ਵਿਚ ਉਹ ਅਤਿ ਦਾਗੰਭੀਰ ਸੀ। ਬੱਸ ਉਸ ਵਿਚ ਅਗਰ ਕੋਈ ਘਾਟ ਸੀ ਤਾਂ ਉਹ ਸਬਰ ਦੀ ਸੀ। ਉਸ ਕੋਲ ਸਬਰ ਨਹੀਂ ਸੀ।ਸ਼ਾਇਦ ਭਾਵੁਕ ਲੇਖਕਾਂ ਕੋਲ ਸਬਰ ਹੁੰਦਾ ਹੀ ਨਹੀਂ...ਸ਼ਿਵ...ਅਮਿਤੋਜ...ਹੋਰ ਵੀ ਕਈ ਬੇਸਬਰੇ ਸਨ। ਉਹ ਤਾਂ ਮਰ ਗਏ ਬੇਸਬਰੀ ਵਿਚ ਤੇ ਖੱਟ ਗਏ...ਪਰ ਛੱਡ ਗਏ ਬਾਕੀਆਂ ਲਈ ਆਪਣੀ ਭਾਵੁਕਤਾ।

? : ਤੇ ਹਰਜੀਤ ਅਟਵਾਲ?

ਸ. ਬ. : ਹਰਜੀਤ ਅਟਵਾਲ ਨਹੀਂ ਹਰਜੀਤ ਭਲਵਾਨ! ਦਿੱਖ ਵਜੋਂ ਉਹਨੂੰ ਦੇਖਦਿਆਂ ਹੀ ਲਗਦਾ ਜਿਵੇਂ ਹੁਣੇ ਹੁਣੇ ਉਹ ਕਿਸੇ ਅਖਾੜੇ 'ਤੇ ਭੱਜ ਕੇ ਆਇਆ ਹੋਵੇ। ਪਰ ਜਦੋਂ ਵੀ ਮੈਂ ਉਹਦੀ ਕੋਈ ਲਿਖਤ ਪੜ੍ਹਦਾ ਤਾਂ ਇੱਛਾ ਲਗਦਾ ਜਿਵੇਂ ਉਹਦੀ ਲਿਖਤ ਕਿਸੇ ਯੋਗੀ ਦੀ ਕਲਮ ਦਾ ਉਤਾਰਾ ਹੋਵੇ। ਹਰਜੀਤ ਦੀ ਕਿਸੇ ਵੀ ਕਿਤਾਬ ਵੱਲ ਦੇਖ ਲਓ...ਆਪਣੇ ਆਪ ਵਿਚ ਇਕ ਇਤਿਹਾਸ ਹੈ। ਜਦੋਂ ਮੈਂ ਉਸ ਦੀ ਕਿਤਾਬ “ਦੱਸ ਦਰਵਾਜ਼” ਪੜ੍ਹ ਰਿਹਾ ਸਾਂ ਤਾਂ ਲਗਦਾ ਸੀ ਉਹ ਕੋਈ ਜੱਟ ਜਾਂ ਭਲਵਾਨ ਨਹੀਂ ਸਗੋਂ ਇਕ ਮਾਸੂਮ ਜਿਹੀ ਰੂਹ ਹੋਵੇ ਜੋ ਉਨ੍ਹਾਂ ਘਟਨਾਵਾਂ, ਜਿਨ੍ਹਾਂ ਬਾਰੇ ਉਹ ਲਿਖ ਰਿਹਾ, ਨੂੰ ਦੇਖ ਤੇ ਮਹਿਸੂਸ ਕਰਦਿਆਂ ਆਪਣੀ ਗੱਲ ਕਹਿਣ ਵਾਲੇ ਸ਼ਬਦਾਂ ਵਿਚ ਉਤਾਰ ਕੇ ਪਾਠਕ ਦੇ ਗਲੇ ਉਤਾਰਨ ਦੀ ਕੋਸ਼ਿਸ਼ ਕਰਦਾ ਹੈ। ਹਰਜੀਤ ਵਿਚ ਇਹ ਖੂਬੀ ਵੀ ਹੈ ਕਿ ਉਹ ਆਪਣੇ ਵਿਸ਼ੇ ਦੀ ਅੰਦਰਲੀ ਰਗ ਤੀਕ ਝੱਟ ਹੀ ਉਤਰ ਜਾਂਦਾ। ਉਹ ਵਿਸ਼ੇ ਬਾਰੇ ਅੱਗੇ ਪਹੁੰਚਣ ਦੀ ਕਾਹਲ ਨਹੀਂ ਕਰਦਾ, ਸਗੋਂ ਆਪਣੇ ਸ਼ਬਦਾਂ ਰਾਹੀਂ ਕਹਾਣੀ ਉਣਦਾ ਆਪਣੇ ਪਾਠਕ ਨੂੰ ਵੀ ਉਸ ਦੇ ਅੰਦਰ ਹੀ ਉਲਝਾ ਲੈਂਦਾ ਹੈ ਤੇ ਉਸ ਨੂੰ ਪੂਰਾ ਪੜ੍ਹੇ ਬਗੈਰ ਪਾਠਕ ਦਾ ਛੁਟਕਾਰਾ ਹੀ ਨਹੀਂ ਹੁੰਦਾ।

? : ਹਰਜੀਤ ਅਟਵਾਲ ਦੇ ਕਿਸੇ ਨਾਵਲ ਦਾ ਵਿਸਥਾਰ?

ਸ. ਬ. : ਉਸ ਦੀਆਂ ਸਾਰੀਆਂ ਲਿਖਤਾਂ ਹੀ ਵੱਖੋ-ਵੱਖਰੇ ਵਿਸ਼ਿਆਂ ਨੂੰ ਲਿਖੀਆਂ ਗਈਆਂ ਹਨ। ਉਸ ਦਾ ਨਵਾਂ ਨਾਵਲ “ਆਪਣਾ” ਵੀ ਇਕ ਇਤਿਹਾਸਿਕ ਮਿਸਾਲ ਹੈ। ਉਹ ਪਹਿਲੀ ਲਾਈਨ ਵਿਚ ਹੀ ਪਾਠਕ ਨੂੰ ਮਹਾਰਾਜਾ ਦਲੀਪ ਸਿੰਘ ਦੇ ਸਮਿਆਂ ਵਿਚ ਲੈ ਜਾਂਦਾ। ਕੜੀਆਂ ਨੂੰ ਅੱਗੇ ਤੋਰਦਾ ਉਹ ਉਸ ਵੇਲੇ ਦੇ ਪੂਰੇ ਇਤਿਹਾਸ ਤੇ ਸਭਿਆਚਾਰ ਨੂੰ ਗਾਹ ਮਾਰਦਾ ਤੇ ਪਾਠਕ ਅਖੀਰ 'ਚ ਸੋਚਦਾ ਹੀ ਰਹਿ ਜਾਂਦਾ ਕਿ ਇਹ ਕੀ ਹੋਇਆ?ਇਹ ਨਾਵਲ ਮਹਾਰਾਜਾ ਦਲੀਪ ਸਿੰਘ ਦੇ ਦੁਖਾਂਤਕ ਜੀਵਨ 'ਤੇ ਆਧਾਰਿਤ ਹੈ। ਮਹਾਰਾਜੇ ਦਾ ਉਸ ਦੇ ਵਿਗੜੇ ਹੋਏ ਆਪੋ ਵੱਲ ਵੀ ਸਫਰ ਹੈ। ਇਹ ਅੰਗਰੇਜ਼ਾਂ ਵਲੋਂ ਪੰਜਾਬ ਦਾ ਰਾਜ ਹਥਿਆਉਣ ਲਈ ਵਰਤੇ ਗਏ ਹੱਥਕੰਡਿਆਂ ਦੀ ਬਾਹ ਹੈ। ਇਸੇ ਤਰ੍ਹਾਂ ਹਰਜੀਤ ਦੇ ਨਾਵਲ “ਸਾਊਥਲੈਂਡ” ਦੀ ਖਾਸੀਅਤ ਇਹ ਹੈ ਕਿ ਇਸ ਵਿਚ ਲੰਡਨ ਦਾ ਸ਼ਹਿਰ ਸਾਊਥਲੈਂਡ ਇਕ ਕਿਰਦਾਰ ਵਜੋਂ ਪੇਸ਼ ਹੁੰਦਾ ਹੈ। ਨਾਵਲ ਇਹ ਵੀ ਦੱਸਦਾ ਹੈ ਕਿ ਲੰਡਨ ਦਾ ਛੋਟਾ ਜਿੰਨਾ ਇਲਾਕਾ ਮੈਟਾਫਰ ਕਿਵੇਂ ਬਣ ਗਿਆ ਤੇ “ਲਿਟਲ ਇੰਡੀਆ” ਅਖਵਾਉਣ ਲੱਗ ਪਿਆ। ਉਸੇ ਦੇ ਇਕ ਹੋਰ ਇਤਿਹਾਸਿਕ ਨਾਵਲ “ਅਕਾਲ ਸਹਾਇ” ਵਿਚ ਮਹਾਰਾਜਾ ਰਣਜੀਤ ਸਿੰਘ ਦੇ ਚਲਾਣੇ ਤੋਂ ਬਾਅਦ ਡੋਗਰਿਆਂ ਤੇ ਸਿੱਖ ਸਰਦਾਰਾਂ ਦੀ ਭੂਮਿਕਾ ਨੂੰ ਬਹੁਤ ਹੀ ਦਿਲਚਸਪ ਤਰੀਕੇ ਤੇ ਭਾਸ਼ਾ ਰਾਹੀਂ ਦੁਬਾਰਾ ਪ੍ਰਭਾਸ਼ਿਤ ਕੀਤਾ ਗਿਆ ਹੈ।

ਹਰਜੀਤ ਦੀਆਂ ਲਿਖਤਾਂ 'ਚ ਮੈਨੂੰ ਇਕ ਗੱਲ ਹੋਰ ਬਹੁਤ ਟੁੰਬਦੀ ਹੈ ਕਿ ਉਹ ਆਪਣੀ ਹਰ ਲਿਖਤ ਵਿਚ ਸਮੇਂ ਦੀ ਤੌਰ ਦਾ ਬਹੁਤ ਧਿਆਨ ਰੱਖਦਾ। ਕਿਉਂਕਿ ਜਦੋਂ ਆਪੋ ਕੋਈ ਇਤਿਹਾਸਿਕ ਨਾਵਲ ਲਿਖਣਾ ਹੋਵੇ ਤਾਂ ਉਸ ਦੀ ਰਫਤਾਰ ਨੂੰ

ਵੀ ਸਮੇਂ ਦੀ ਡੀਵੈਲਪਮੈਂਟ ਅਨੁਸਾਰ ਨੂੰ ਹੀ ਤੋਰਿਆ ਜਾਣਾਚਾਹੀਦਾ ਹੈ ਵਰਨਾ ਪਾਠਕ ਦਾ ਵਿਸ਼ਵਾਸ ਟੁੱਟ ਜਾਂਦਾ ਤੇ ਉਹ ਲੇਖਕ ਵਲੋਂ ਦਿੱਤੇ ਤੱਥਾਂ 'ਤੇ ਵੀ ਸ਼ੱਕ ਕਰਨ ਲੱਗ ਪੈਂਦਾ।

ਇਥੋਂ ਦੇ ਗਲਪ ਲੇਖਕ ਦਰਸ਼ਨ ਧੀਰ ਦਾ ਜ਼ਿਕਰ ਵੀ ਜ਼ਰੂਰੀ ਹੈ ਕਿਉਂਕਿ ਉਹ ਵੀ ਇਸ ਧਰਤੀ ਤੋਂ ਲਗਾਤਾਰ ਪੰਜਾਬੀ ਪਾਠਕਾਂ ਨੂੰ ਆਪਣੀਆਂ ਕਿਤਾਬਾਂ ਪ੍ਰਦਾਨ ਕਰ ਰਿਹਾ। ਪਰ ਉਸ ਦੀ ਜਦੋਂ ਵੀ ਕੋਈ ਕਿਤਾਬ ਆਉਂਦੀ ਹੈ ਤਾਂ ਉਸ ਬਾਰੇ “ਹੱਕ-ਵਿਰੋਧ” ਵਿਚ ਚਰਚਾ ਸ਼ੁਰੂ ਹੋ ਜਾਂਦੀ ਹੈ। ਪਰ ਮੈਂ ਸਮਝਦਾ ਕਿਸੇ ਲੇਖਕ ਬਾਰੇ ਇਸ ਤਰ੍ਹਾਂ ਦਾ ਚਰਚਾ ਸ਼ੁਰੂ ਹੋਣਾ ਵੀ ਲੇਖਕ ਦੇ ਹੱਕ ਵਿਚ ਹੀ ਜਾਂਦਾ ਹੈ।

ਵੀਨਾ ਵਰਮਾ ਵੀ ਇਕ ਬਹੁਤ ਸੰਜੀਦਾ ਕਹਾਣੀਕਾਰਾ ਹੈ। ਵੀਨਾ ਵਿਚ ਜੋ ਮੈਨੂੰ ਸੱਭ ਤੋਂ ਵੱਧ ਗੱਲ ਚੰਗੀ ਲੱਗੀ ਉਹ ਹੈ ਉਸ ਦੀ ਸਾਦਗੀ। ਮਲੰਗੀ। ਸੱਚਾਈ। ਉਸ ਦੀਆਂ ਸਾਰੀਆਂ ਦੀਆਂ ਸਾਰੀਆਂ ਕਹਾਣੀਆਂ ਵਿਚ ਵਧੇਰੇ ਕਰਕੇ ਇਕਸਾਰਤਾ ਵੀ ਹੈ ਤੇ ਜ਼ਿੰਦਗੀ ਦਾ ਨੰਗਾ ਸੱਚ ਵੀ। ਉਸ ਦੀ ਕਹਾਣੀਕਾਰਾ-ਅਹਿਮੀਅਤ ਦਾ ਇਕ ਰਾਜ਼ ਇਹ ਵੀ ਲਗਦਾ ਕਿ ਉਹ ਔਰਤ ਹੈ। ਤੇ ਖਾਸ ਕਰਕੇ ਭਾਰਤੀ ਸਾਹਿਤ ਵਿਚ ਜਦੋਂ ਵੀ ਕਿਸੇ ਔਰਤ ਨੇ ਔਰਤ ਦੇ ਦਰਦ ਦੀ ਗੱਲ ਕਰਦੀ ਹੈ ਤਾਂ ਉਸ ਦੇ ਅਹਿਸਾਸ ਮਰਦ ਨਾਲੋਂ ਅਲੱਗ ਹੋਣੇ ਸੁਭਾਵਕ ਹਨ। ਤੇ ਜਦੋਂ ਵੀਨਾ “ਮੁੱਲ ਦੀ ਤੀਵੀਂ” ਵਰਗੀ ਕਿਤਾਬ ਲੇ ਕੇ ਆਉਂਦੀ ਹੈ ਤਾਂ ਸਭ ਨੂੰ ਅਚਾਨਕ ਇਕ ਅਚੰਭਾ, ਇਕ ਤੌਖਲਾ ਜਿਹਾ ਹੁੰਦਾ। ਇਸੇ ਤਰ੍ਹਾਂ ਜਦੋਂ ਅਜੀਤ ਕੌਰ ਜਾਂ ਅੰਮ੍ਰਿਤਾ ਪ੍ਰੀਤਮ ਨੇ ਵੀ ਸਮਾਜਕ ਕੁਰੀਤੀਆਂ ਜਾਂ ਔਰਤ ਦੇ ਅੰਦਰੂਨੀ ਦਰਦ ਬਾਰੇ ਗੱਲ ਕੀਤੀ ਸੀ ਤਾਂ ਮਰਦੀ-ਸਮਾਜ ਵਿਚ ਇਸੇ ਤਰ੍ਹਾਂ ਦੇ ਤੌਖਲੇ ਪੈਦਾ ਹੋਏ ਸਨ। ਵੀਨਾ ਦੀਆਂ ਕਹਾਣੀਆਂ ਵਿਚ ਬਹੁਤ ਬਾਰੀਕੀ ਹੈ, ਔਰਤ ਦੇ ਦਰਦ ਦੀ ਬਾਰੀਕੀ। ਇਸ ਮਰਦ-ਪ੍ਰਧਾਨ ਸਮਾਜ ਵਿਚ ਔਰਤ ਦੇ ਵਿਚਰਣ ਦੀ ਬਾਰੀਕੀ, ਉਸ ਦੇ ਅੰਦਰ ਉੱਠਦੀਆਂ ਔਰਤੀ-ਖਾਹਸ਼ਾਂ ਦੀ ਬਾਰੀਕੀ।

ਜਾਤੀ ਤੌਰ ਅਸੀਂ ਜਦੋਂ ਵੀ ਮਿਲਦੇ ਹਾਂ ਤਾਂ ਕਦੇ ਇਹ ਅਹਿਸਾਸ ਹੀ ਨਹੀਂ ਹੋਇਆ ਕਿ ਉਹ ਔਰਤ ਹੈ ਤੇ ਮੈਂ ਮਰਦ। ਬੱਸ ਸਿੱਪਲੀ ਦੇ ਦੋਸਤ। ਸੁਭਾਅ ਦੀ ਮਿਲਾਪਤੀ ਤੇ ਹੱਸਮੁਖ ! ਵੀਨਾ ਵਰਮਾ।

ਵੈਸੇ ਤਾਂ ਕਈ ਹੋਰ ਨਾਂਅ ਹਨ ਜੋ ਗਲਪ ਸਿਰਜ ਰਹੇ ਹਨ, ਜਿਨ੍ਹਾਂ ਵਿਚ ਮੋਹਨ ਸਿੰਘ ਕੁੱਕੜਪਿੰਡ ਵੀ ਲਗਾਤਾਰ ਲਿਖ ਰਹੇ ਹਨ।

? : ਹੋਰ ਇਥੇ ਕੀ-ਕੀ ਸਾਹਿਤਿਕ ਸਰਗਰਮੀ ਰਹਿੰਦੀ ਹੈ?

ਸ. ਬ. : ਸਰਗਰਮੀ ਤਾਂ ਇਥੇ ਹਰ ਸਮੇਂ ਰਹਿੰਦੀ ਹੈ। ਹਿੰਦੀ ਸਾਹਿਤ ਦੇ ਦਾਇਰੇ ਵਿਚ ਵੀ ਲੋਕ ਬਹੁਤ ਸਰਗਰਮ ਹਨ। ਬੁਢਾਪੇ ਜਾਂ ਆਖਰੀ ਉਮਰ ਬਾਰੇ ਵੀ ਕਹਾਣੀਆਂ ਇਕ ਕਿਤਾਬ ਤਿਆਰ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਮੇਰੇ ਤੋਂ ਵੀ ਇਕ ਕਹਾਣੀ ਇਸ ਵਿਸ਼ੇ 'ਤੇ ਖਾਸ ਕਰਕੇ ਲਿਖਣ ਲਈ ਕਿਹਾ ਹੈ। ਉਹਦੂ ਤੇ ਹੋਰ ਭਾਰਤੀ ਭਾਸ਼ਾਵਾਂ ਦੇ ਸਾਹਿਤਕਾਰ ਵੀ ਸਰਗਰਮ ਰਹਿੰਦੇ ਹਨ। ਪੰਜਾਬੀ ਵਿਚ ਇਕ ਕਿਤਾਬ ਹੁਣੇ ਹੁਣੇ ਨਾਰਥ ਅਮਰੀਕਾ ਦੇ ਰਹਿਣ ਵਾਲੇ ਸਾਹਿਤਕਾਰਾਂ ਦੀ ਅਗਵਾਈ ਵਿਚ ਪਰਵਾਸੀ ਪੰਜਾਬੀ ਕਹਾਣੀ ਸੰਗ੍ਰਹਿ ਦਿਸਰਦਿਆਂ ਦੇ ਆਰ-ਪਾਰ ਪ੍ਰਕਾਸ਼ਿਤ ਹੋਈ ਹੈ ਜਿਸ ਨੂੰ ਸੰਪਾਦ ਕੀਤਾ ਹੈ ਪ੍ਰੋ. ਹਰਭਜਨ ਸਿੰਘ, ਸੁਰਿੰਦਰ ਸੋਹਲ ਅਤੇ ਹਰਜਿੰਦਰ ਪੰਧੋਰ। ਇਸ ਵਿਚਵਿਲਾਇਤ ਦੇ ਲੇਖਕਾਂ ਨਾਲ ਕਹਾਣੀਕਾਰ ਮਹਿੰਦਰਪਾਲ ਧਾਲੀਵਾਲ ਵਲੋਂ ਰਾਬਤਾ ਕਾਇਮ ਕਰ ਵਿਲਾਇਤ ਤੋਂ ਕਹਾਣੀਆਂ ਸ਼ਾਮਿਲ ਕੀਤੀਆਂ ਗਈਆਂ। ਬਾਕੀ ਕਵਿਤਾ ਤੇ ਹੋ ਵਿਧਾਵਾਂ ਵਿਚ ਵੀ ਲੋਕ ਸਰਗਰਮ ਰਹਿੰਦੇ ਹਨ। ਮੋਤਾ ਸਿੰਘ ਸਰਾਇ ਦੀ ਅਗਵਾਈ ਵਿਚ “ਲਾਂਬਤਾ ਸੱਬ” ਲਗਾਤਾਰ ਕੰਮ ਕਰ ਰਹੀ ਹੈ। ਲਮਿੰਗਟਨ ਤੋਂ ਵੀਪੰਜਾਬੀ ਭਾਸ਼ਾ ਬਾਰੇ ਕੰਮ ਹੋ ਰਿਹਾ ਹੈ। ਇੰਗਲੈਂਡ ਦੇ ਮਸ਼ਹੂਰ ਭਾਸ਼ਾ ਵਿਗਿਆਨੀ ਮੰਗਤ ਰਾਇ ਭਾਰਦਵਾਜ ਦੀ ਪੰਜਾਬੀ ਗਰਾਮਰ ਬਾਰੇ ਅੰਗਰੇਜ਼ੀ ਵਿਚ ਇਕ ਬਹੁਤ ਵਧੀਆ ਕਿਤਾਬ ਆਈ ਹੈ।

ਇਸੇ ਤਰ੍ਹਾਂ ਹੋਰ ਵੀ ਬਹੁਤ ਸਾਰੇ ਨਾਂਅ ਹਨ ਜੋ ਪੰਜਾਬੀ ਸਾਹਿਤ ਜਾਂ ਇਸ ਦੇ ਪਿੜ ਲਈ ਕੁਝ ਨਾ ਕੁਝ ਪ੍ਰਦਾਨ ਕਰਦੇ ਹੀ ਰਹਿੰਦੇ ਹਨ। ਇਨ੍ਹਾਂ ਨਾਵਾਂ 'ਚ ਮੈਂ ਕਹਿ ਸਕਦਾ ਕਿ ਰਣਜੀਤ ਧੀਰ ਜਾਂ ਕੇ. ਸੀ. ਮੋਹਨ ਬਹੁਤ ਹੀ ਸ਼ਿੱਦਤ ਨਾਲ ਸ਼ਾਮਲ ਹਨ। ਇਨ੍ਹਾਂ ਦੋਹਾਂ ਵਿਚ ਮੈਂ ਇਕ ਖੂਬੀ ਇਹ ਦੇਖੀ ਹੈ ਕਿ ਇਹ ਸਾਹਿਤ, ਸਾਹਿਤਕਾਰ ਜਾਂ ਇਸ ਪੂਰੇ ਮਾਹੌਲ ਵਿਚ ਆਪਣੀ ਸਮੂਲੀਅਤ ਤਾਂ ਰੱਖਦੇ ਹਨ ਪਰ ਇਧਰ-ਉੱਧਰ ਦੀਆਂ ਵਿਧਾਵਾਂ 'ਚ ਲਿਖਤੀ ਦਖਲ-ਅੰਦਾਜ਼ੀ ਨਹੀਂ ਕਰ ਸਕਦੇ। ਬਹੁਤ (ਬਾਕੀ ਸਫਾ 20 ਤੇ)



ਅਵਤਾਰ ਸਿੰਘ ਭੰਬਰਾ

ਦਿਵਾਲੀ-ਇਕ ਮਿਥਿਹਾਸਕ ਤਿਉਹਾਰ



ਅਰੁਨ ਕੁਮਾਰ
ਬੈਠਫੋਰਡ

ਪ੍ਰਾਚੀਨ ਕਾਲ ਵਿਚ ਰਮਾਇਣ ਤੋਂ ਪਹਿਲਾਂ ਕੇਰਲਾ ਵਿਚ ਮੂਲ ਨਿਵਾਸੀ ਦ੍ਰਾਵਿੜ ਰਾਜਾ ਮਹਾਂਬਲੀ ਜਿਸ ਨੂੰ ਮਾਂਵੇਲੀ ਨਾਲ ਵੀ ਜਾਣਿਆ ਜਾਂਦਾ ਹੈ, ਦਾ ਰਾਜ ਸੀ ਜੋ ਕਿ ਉਤਰ ਵਿਚ ਵਿੰਧੀਆ ਤੋਂ ਦੱਖਣ ਤੱਕ ਫੈਲਿਆ ਹੋਇਆ ਸੀ। ਰਾਜਾ ਬਲੀ ਇਕ ਧਾਰਮਿਕ ਵਿਚਾਰਾਂ ਵਾਲਾ ਵਿਅਕਤੀ ਸੀ ਜਿਸ ਦਾ ਸਭ ਸਤਿਕਾਰ ਕਰਦੇ ਸਨ। ਉਸ ਦੇ ਰਾਜ ਵਿਚ ਸਭ ਖੁਸ਼ ਸਨ। ਜਾਤ ਦੇ ਆਧਾਰ ਤੇ ਕੋਈ ਵਿਤਕਰਾ ਨਹੀਂ ਸੀ। ਗਰੀਬ ਅਤੇ ਅਮੀਰ ਲੋਕਾਂ ਨਾਲ ਬਰਾਬਰ ਦਾ ਸਲੂਕ ਕੀਤਾ ਜਾਂਦਾ ਸੀ। ਉਸ ਦੇ ਰਾਜ ਵਿਚ ਨਾ ਤਾਂ ਕੋਈ ਅਪਰਾਧ ਅਤੇ ਨਾ ਹੀ ਰਿਸ਼ਵਤਖੋਰੀ ਸੀ। ਇੱਥੋਂ ਤੱਕ ਕਿ ਲੋਕ ਆਪਣੇ ਦਰਵਾਜ਼ੇ ਵੀ ਬੰਦ ਨਹੀਂ ਕਰਦੇ ਸਨ। ਕਿਉਂਕਿ ਉਹ ਇਕ ਮੂਲ ਨਿਵਾਸੀ ਦਰਾਵਿੜ ਰਾਜਾ ਸੀ, ਉਹ ਹਮੇਸ਼ਾ ਦੇਵੀ ਦੇਵਤਿਆਂ ਦੀਆਂ ਅੱਖਾਂ ਵਿਚ ਰੜਕਦਾ ਸੀ। ਮੂਲ ਨਿਵਾਸੀ ਦਰਾਵਿੜ ਬਲੀ ਨੂੰ ਛਲ-ਕਪਟ ਨਾਲ ਹਿੰਦੂਆਂ ਦੇ ਦੇਵਤਾ ਵਿਸ਼ਨੂੰ ਨੇ ਮੌਤ ਦੇ ਘਾਟ ਉਤਾਰ ਦਿੱਤਾ। ਪਰ ਜੇਕਰ ਰਾਮ ਦੀ ਜਿੱਤ ਤੋਂ ਬਾਅਦ ਅਯੁੱਧਿਆ ਵਾਪਸੀ ਤੇ ਉਥੋਂ ਦੇ ਵਾਸੀਆਂ ਨੇ ਦੀਪਮਾਲਾ ਕੀਤੀ ਹੁੰਦੀ ਤਾਂ ਮਹਾਂਰਸ਼ੀ ਵਾਲਮੀਕ ਨੇ ਰਮਾਇਣ ਵਿਚ ਅਤੇ ਗੋਸਵਾਮੀ ਤੁਲਸੀ ਦਾਸ ਨੇ ਰਾਮ ਚਰਿਤ ਮਾਨਸ ਵਿਚ ਜ਼ਿਕਰ ਜ਼ਰੂਰ ਕਰਨਾ ਸੀ ਪਰ ਅਜਿਹਾ ਨਹੀਂ ਹੈ। ਹਾਲਾਂਕਿ ਗੋਸਵਾਮੀ ਤੁਲਸੀ ਦਾਸ ਅਯੁੱਧਿਆ ਦਾ ਵਾਸੀ ਸੀ। ਸਪੱਸ਼ਟ ਹੈ ਕਿ ਦੀਵਾਲੀ ਦਾ ਰਾਮ ਨਾਲ ਕੋਈ ਵੀ ਲੈਣ ਦੇਣ ਨਹੀਂ ਹੈ।

ਰਾਮ ਚੰਦਰ ਵਲੋਂ ਲੋਕਾਂ ਦੇ ਰਾਜਾ ਰਾਵਣ ਉਪਰ ਜਿਤ ਪ੍ਰਾਪਤ ਕਰ ਕੇ ਚੌਦਾਂ ਸਾਲ ਬਾਦ ਅਯੁੱਧਿਆ ਵਾਪਸੀ ਵਜੋਂ ਮਨਾਇਆ ਜਾਂਦਾ ਹੈ। ਲੋਕਾਂ ਦਾ ਇਹ ਵਿਸ਼ਵਾਸ ਹੈ ਇਸ ਦਿਨ ਤੇ ਲੋਕਾਂ ਨੇ ਪਟਾਕੇ ਅਤੇ ਦੀਵੇ ਜਲਾ ਕੇ ਸ੍ਰੀ ਰਾਮ ਚੰਦਰ ਦਾ ਅੱਯੁਧਿਆ ਵਿਚ ਸਵਾਗਤ ਕੀਤਾ। ਇਸ ਦਿਨ ਨੂੰ ਲੋਕਾਂ ਨੇ ਦਿਵਾਲੀ ਦਾ ਨਾਂ ਦਿੱਤਾ ਅਤੇ ਉਦੋਂ ਤੋਂ ਹੀ ਲੋਕ ਇਸ ਦਿਨ ਨੂੰ ਸ਼ਰਧਾ ਨਾਲ ਬਹੁਤ ਹੀ ਧੂਮਧਾਮ ਨਾਲ ਮਨਾਉਂਦੇ ਹਨ।

ਦਿਵਾਲੀ ਦੇ ਤਿਉਹਾਰ ਨੂੰ ਆਮ ਤੌਰ ਤੇ ਸ੍ਰੀ ਦੇਵਤਿਆਂ ਨੂੰ ਦਲਿਤ ਦੇ ਨਾਲ ਲੈਣ ਦੇਣ ਦੀ ਮਨਾਹੀ ਹੈ। ਫਿਰ ਲੱਛਮੀ ਦਲਿਤ ਦੇ ਘਰ ਕਿਵੇਂ ਪ੍ਰਵੇਸ਼ ਕਰ ਸਕਦੀ ਹੈ। ਪਰ ਅਫਸੋਸ ਦਲਿਤ ਹੀ ਇਸ ਤਿਉਹਾਰ ਨੂੰ ਵੱਧ ਚੜ੍ਹ ਕੇ ਮਨਾਉਂਦੇ ਹਨ।

ਰਾਮ ਦਿਵਾਲੀ ਦੇ ਤਿਉਹਾਰ ਦਾ ਅਰੰਭ ਮੌਸਮ ਵਿੱਚ ਪ੍ਰੀਵਰਤਨ ਅਤੇ ਫ਼ਸਲ ਨਾਲ ਸੰਬੰਧਤ ਤਿਉਹਾਰ ਵਜੋਂ ਹੋਇਆ ਪ੍ਰਤੀਤ ਹੁੰਦਾ ਹੈ। ਇਹ ਤਿਉਹਾਰ ਸਰਦੀਆਂ ਦੀ ਰੁੱਤ ਸ਼ੁਰੂ ਹੋਣ ਤੋਂ ਪਹਿਲਾਂ ਸਾਲ ਦੀ ਆਖਰੀ ਫ਼ਸਲ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਜਾਪਦਾ ਹੈ। ਭਾਰਤ ਖੇਤੀ ਪ੍ਰਧਾਨ ਦੇਸ਼ ਹੋਣ ਕਰਕੇ ਵਪਾਰੀ ਅਤੇ ਕਿਸਾਨ ਇਸ ਦਿਨ ਤੇ ਆਪਣਾ ਸਾਰੇ ਸਾਲ ਦਾ ਹਿਸਾਬ ਕਿਤਾਬ ਬੰਦ ਕਰਕੇ ਨਵਾਂ ਖਾਤਾ ਖੋਲ੍ਹਦੇ ਸਨ ਇਸ ਕਰਕੇ ਇਸ ਨੂੰ ਨਵੇਂ ਸਾਲ ਦਾ ਆਰੰਭ ਵੀ ਕਿਹਾ ਜਾਂਦਾ ਹੈ। ਹਿੰਦੂ ਧਰਮ ਵਿੱਚ ਲੱਛਮੀ ਧਨ ਦੀ ਦੇਵੀ ਹੋਣ ਕਰਕੇ ਉਸ ਦੀ ਪੂਜਾ ਕੀਤੀ ਜਾਂਦੀ ਹੈ ਤਾਂ ਕਿ ਨਵੇਂ ਸਾਲ ਵਿੱਚ ਵੀ ਫ਼ਸਲ ਚੰਗੀ ਹੋਵੇ ਅਤੇ ਉਨ੍ਹਾਂ ਦੇ ਖਜ਼ਾਨੇ ਭਰਭੂਰ ਰਹਿਣ। ਦਿਵਾਲੀ ਵਾਲੇ ਦਿਨ ਲੱਛਮੀ ਪੂਜਾ ਦੀ ਇਹ ਰਵਾਇਤ ਸਾਰੇ ਭਾਰਤ ਵਿੱਚ ਹੀ ਪ੍ਰਚੱਲਤ ਹੈ। ਇਸ ਦਾ ਰਮਾਇਣ ਦੇ ਰਾਮ ਨਾਲ ਕੋਈ ਸੰਬੰਧ ਨਹੀਂ ਹੈ। ਦਿਵਾਲੀ ਨੂੰ ਧਨ ਦੀ ਦੇਵੀ ਲੱਛਮੀ ਦੇ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਦਿਵਾਲੀ ਵਾਲੇ ਦਿਨ ਘਰ ਦੀ ਸਫ਼ਾਈ ਉਪਰੰਤ ਘਰ ਵਿੱਚ ਰੋਸ਼ਨੀ ਕੀਤੀ ਜਾਂਦੀ ਹੈ ਤਾਂ ਕਿ ਦੇਵੀ ਲੱਛਮੀ ਨੂੰ ਗ੍ਰਹਿ ਪ੍ਰਵੇਸ਼ ਵਿੱਚ ਕੋਈ ਕਠਨਾਈ ਨਾ ਆਵੇ। ਰਾਮ ਨੂੰ ਵਿਸ਼ਨੂੰ ਦਾ ਅਵਤਾਰ ਅਤੇ ਸੀਤਾ ਨੂੰ ਵਿਸ਼ਨੂੰ ਦੀ ਪਤਨੀ ਲੱਛਮੀ ਦਾ ਅਵਤਾਰ ਮੰਨਿਆ ਜਾਂਦਾ ਹੈ। ਇਸ ਕਰਕੇ ਹੀ ਦੀਵਾਲੀ ਵਾਲੇ ਦਿਨ ਹਿੰਦੂ ਘਰਾਂ ਵਿੱਚ ਦੀਵਾਲੀ ਵਾਲੇ ਦਿਨ ਧਨ ਦੀ ਦੇਵੀ ਲੱਛਮੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਾ ਭਾਵ ਹੋਇਆ ਕਿ ਸੀਤਾ ਖੁਸ਼ਹਾਲੀ ਦਾ ਪ੍ਰਤੀਕ ਹੈ। ਵਿਚਾਰੀ ਸੀਤਾ ਨੇ ਤਾਂ ਜੀਵਨ ਭਰ ਖੁਸ਼ੀ ਦਾ ਮੂੰਹ ਨਹੀਂ ਦੇਖਿਆ ਫਿਰ ਉਹ ਖੁਸ਼ਹਾਲੀ ਦਾ ਪ੍ਰਤੀਕ ਕਿਵੇਂ ਹੋ ਸਕਦੀ ਹੈ? ਬਹੁਤੇ ਲੋਕ ਤਾਂ ਆਪਣੀਆਂ ਲੜਕੀਆਂ ਦਾ ਨਾਂ 'ਸੀਤਾ' ਨਹੀਂ ਰੱਖਦੇ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੀ ਲੜਕੀ ਨੂੰ ਵੀ ਸੀਤਾ ਵਰਗੇ ਦੁੱਖਾਂ ਦਾ ਸਾਹਮਣਾ ਕਰਨਾ ਪਵੇ।

ਸਭ ਤੋਂ ਪਹਿਲਾਂ ਦੀਵਾਲੀ ਦਾ ਜ਼ਿਕਰ ਜੈਨੀ ਪੁੱਸਤਕਾਂ ਵਿੱਚ ਮਿਲਦਾ ਹੈ। ਜਿਸ ਤਰ੍ਹਾਂ ਭਗਵਾਨ ਬੁੱਧ ਦਾ ਨਿਰਵਾਣ ਪ੍ਰਾਪਤੀ ਦਿਨ 'ਬੁੱਧ ਪੂਰਣਿਮਾ' ਬੋਧੀਆਂ ਵਿੱਚ ਬਹੁਤ ਹੀ ਮਹੱਤਵ ਪੂਰਣ ਦਿਵਸ ਹੈ। ਇਸੇ ਤਰ੍ਹਾਂ ਭਗਵਾਨ ਮਹਾਂਵੀਰ ਦਾ ਨਿਰਵਾਣ ਦਿਵਸ ਜੈਨੀਆਂ ਵਿੱਚ ਬਹੁਤ ਵੀ ਮਹੱਤਵ ਪੂਰਣ ਹੈ। ਭਗਵਾਨ ਮਹਾਂਵੀਰ ਜੈਨੀਆਂ ਦਾ ਅੰਤਮ ਤੀਰਥਅੰਕਰ ਹੋਇਆ ਹੈ ਜਿਸ ਨੂੰ 15 ਅਕਤੂਬਰ 527 ਈਸਾ ਪੂਰਵ ਕਾਰਤਿਕ ਦੇ ਚਤੁਰਦਸ਼ੀ ਦਿਵਸ (ਮਸਿਆ ਵਾਲੇ ਦਿਨ) ਤੇ ਪਵਪੁਰੀ (ਬਿਹਾਰ) ਵਿੱਚ ਨਿਰਵਾਣ ਪ੍ਰਾਪਤੀ ਹੋਈ।

ਈਸਾ ਪੂਰਵ ਤੀਸਰੀ ਸਦੀ ਵਿੱਚ ਜੈਨ ਅਚਾਰੀਆ ਭਦਰਬਹੂ ਦੁਆਰਾ ਰਚਿਤ ਕਲਪਸੂਤਰ ਵਿੱਚ ਭਗਵਾਨ ਮਹਾਂਵੀਰ ਦੇ ਨਿਰਵਾਣ ਪ੍ਰਾਪਤੀ ਦੇ ਅਵਸਰ ਤੇ ਦੀਵੇ ਜਲਾਉਣ ਬਾਰੇ ਜ਼ਿਕਰ ਕੀਤਾ ਗਿਆ ਹੈ। ਭਗਵਾਨ ਮਹਾਂਵੀਰ ਦੀ ਮੌਜੂਦਗੀ ਵਿੱਚ ਸੱਭ ਪਾਸੇ ਰੋਸ਼ਨੀ ਸੀ। ਪਰ ਇਸ ਗਿਆਨ ਰੂਪੀ ਰੋਸ਼ਨੀ ਅਲੋਪ ਹੋਣ ਨਾਲ ਉਸ ਰਾਤ ਘਨਘੋਰ ਅੰਧੇਰਾ ਛਾ ਗਿਆ। ਮੱਸਿਆ ਦਾ ਦਿਨ ਹੋਣ ਕਰਕੇ ਵੈਸੇ ਵੀ ਉਸ ਰਾਤ ਅੰਧੇਰਾ ਹੀ ਸੀ। ਆਪਣੇ ਗੁਰੂ ਦੇ ਗਿਆਨ ਦੀ ਰੋਸ਼ਨੀ ਨੂੰ ਜੀਵਿਤ ਰੱਖਣ ਲਈ ਉਥੋਂ ਦੇ ਰਾਜਿਆਂ ਨੇ ਘੋਸ਼ਣਾ ਕੀਤੀ ਕਿ ਬੇਸ਼ੱਕ ਗਿਆਨ ਦੀ ਰੋਸ਼ਨੀ ਅਲੋਪ ਹੋ ਗਈ ਹੈ ਪਰ ਹੁਣ ਦੀਵੇ ਜਲਾ ਕੇ ਅਸੀਂ ਆਮ ਵਸਤੂਆਂ ਨੂੰ ਉਜਾਗਰ ਕਰਾਂਗੇ। ਭਾਵ ਦੀਵਿਆਂ ਦੀ ਰੋਸ਼ਨੀ ਭਗਵਾਨ ਮਹਾਂਵੀਰ ਦੇ ਗਿਆਨ ਦੀ ਪ੍ਰਤੀਕ ਹੈ। ਉਨ੍ਹਾਂ ਨੇ ਆਪਣੇ ਦਰਵਾਜ਼ਿਆਂ ਅੱਗੇ ਦੀਵੇ ਰੱਖ ਕੇ ਰੋਸ਼ਨੀ ਕੀਤੀ। ਜੀਨਾਸੈਨ ਦੁਆਰਾ 778 ਈਸਵੀ ਵਿੱਚ ਲਿਖੇ ਗ੍ਰੰਥ ਹਰੀਵਮਸ਼ਾ ਪੁਰਾਣ ਵਿੱਚ ਦੀਵਾਲੀ ਬਾਰੇ ਪਹਿਲੀ ਵਾਰ ਜ਼ਿਕਰ ਆਉਂਦਾ ਹੈ। ਇਸ ਅਨੁਸਾਰ ਭਗਵਾਨ ਮਹਾਂਵੀਰ ਦੇ ਨਿਰਵਾਣ ਦਿਵਸ ਉੱਪਰ ਉਦੇਵਤਿਆਂ ਨੇ ਦੀਵੇ ਜਲਾ ਕੇ ਪਵਨਗਰੀ ਨੂੰ ਰੋਸ਼ਨ ਕੀਤਾ। ਉਸ ਦਿਨ ਤੋਂ ਹੀ ਭਾਰਤ ਵਾਸੀ ਇਹ ਦਿਨ ਜੀਨੋਦਰ (ਭਗਵਾਨ ਮਹਾਂਵੀਰ) ਦੀ ਪੂਜਾ ਵਾਸਤੇ ਇਸ ਨੂੰ 'ਦੀਪਾਲਕਿਆ' ਦੇ ਨਾਮ ਦੇ ਤਿਉਹਾਰ ਵਜੋਂ ਮਨਾਉਂਦੇ ਹਨ। ਇਸ ਦਾ ਭਾਵ ਇਹ ਹੋਇਆ ਕਿ ਦਿਵਾਲੀ ਦਾ ਤਿਉਹਾਰ ਜੈਨੀ ਤਿਉਹਾਰ ਹੈ ਨਾ ਕਿ ਹਿੰਦੂ। ਜੇ ਕਰ ਅਜੇਹਾ ਹੁੰਦਾ ਤਾਂ ਪ੍ਰਾਚੀਨ ਸੰਸਕ੍ਰਿਤ ਸਾਹਿਤ ਵਿੱਚ ਵੀ ਇਸ ਦਾ ਜ਼ਿਕਰ ਹੋਣਾ ਚਾਹੀਦਾ ਸੀ।

ਬੁੱਧ ਧਰਮ ਵਿੱਚ ਕਥੀਨਾ ਇਕ ਬਹੁਤ ਹੀ ਪੁਰਾਣਾ ਅਤੇ ਮਹੱਤਵ ਪੂਰਨ ਤਿਉਹਾਰ ਹੈ ਜੋ ਕਿ ਅਕਤੂਬਰ ਨਵੰਬਰ ਦੇ ਮਹੀਨੇ ਮਨਾਇਆ ਜਾਂਦਾ ਹੈ। ਇਸ ਦਾ ਜ਼ਿਕਰ ਪਾਲੀ ਸਾਹਿਤ ਵਿੱਚ ਮਿਲਦਾ ਹੈ। ਬੁੱਧ ਦੇ ਸਮੇਂ ਤੋਂ ਹੀ ਕਥੀਨਾ ਤਿਉਹਾਰ ਬਰਸਾਤ ਦੇ ਮੌਸਮ ਦੀ ਸਮਾਪਤੀ ਵਜੋਂ ਮਨਾਇਆ ਜਾਂਦਾ ਹੈ। ਬੋਧੀ ਭਿੱਖੂ ਬਰਸਾਤ ਦੇ ਮੌਸਮ ਸਮੇਂ ਇੱਕ ਜਗ੍ਹਾ ਠਹਿਰਦੇ (ਵਰਸ਼ਾ ਵਾਸ ਕਰਦੇ) ਅਤੇ ਇਹ ਮੌਸਮ ਖੱਤਮ ਹੋਣ ਤੋਂ ਬਾਦ ਆਮ ਉਪਾਸਕ ਉਨ੍ਹਾਂ ਨੂੰ ਚੀਵਰ (ਵਸਤਰ) ਦਾਨ ਕਰਦੇ। ਇਹ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾਂਦਾ ਸੀ। ਜੈਨੀ ਅਤੇ ਬੋਧੀ ਧਰਮਾਂ ਵਿੱਚ ਅਕਤੂਬਰ ਨਵੰਬਰ ਵਿਚਲੇ ਤਿਉਹਾਰਾਂ ਦਾ ਮੌਸਮ ਦੀ ਤਬਦੀਲੀ ਨਾਲ ਸੰਬੰਧ ਹੈ। ਇਸੇ ਤਰ੍ਹਾਂ ਦੀਵਾਲੀ ਵੀ ਮੌਸਮ ਦੀ ਤਬਦੀਲੀ ਦਾ ਤਿਉਹਾਰ

ਹੈ। ਹੋ ਸਕਦਾ ਹੈ ਕਿ ਬੋਧੀਆਂ ਅਤੇ ਜੈਨੀਆਂ ਵਲੋਂ ਮਨਾਏ ਜਾਂਦੇ ਤਿਉਹਾਰ ਨੂੰ ਬਾਦ ਵਿੱਚ ਰਾਮ ਚੰਦਰ ਨਾਲ ਜੋੜ ਦਿੱਤਾ ਗਿਆ ਹੋਵੇ। ਜਿਸ ਤਰ੍ਹਾਂ ਹੁਣ ਸਿੱਖ ਦੀਵਾਲੀ ਨੂੰ 52 ਕੈਦੀ ਹਿੰਦੂ ਰਾਜਿਆਂ ਸਮੇਤ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਰਿਹਾਈ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਂਦੇ ਹਨ।

ਕੇਵਲ ਭਾਰਤ ਦੇ ਉੱਤਰੀ ਹਿੰਦੀ ਭਾਸ਼ਾਈ ਖੇਤਰਾਂ ਵਿੱਚ ਦੀਵਾਲੀ ਦਾ ਤਿਉਹਾਰ 14 ਸਾਲ ਦੇ ਬਨਵਾਸ ਤੋਂ ਬਾਦ ਰਾਮ ਦੀ ਅਯੁੱਧਿਆ ਵਾਪਸੀ ਵਜੋਂ ਮਨਾਇਆ ਜਾਂਦਾ ਹੈ। ਹਿੰਦੂਆਂ ਦੀ ਧਾਰਨਾ ਹੈ ਕਿ ਇਸ ਦਿਨ ਲੋਕਾਂ ਨੇ ਕਤਾਰਾਂ (ਆਵਲੀ) ਵਿੱਚ ਦੀਵੇ (ਦੀਪ) ਜਲਾ ਕੇ ਰਾਮ ਦਾ ਅਯੁੱਧਿਆ ਵਿੱਚ ਸਵਾਗਤ ਕੀਤਾ। ਇਸ ਕਰਕੇ ਇਸ ਨੂੰ ਦੀਪਾਵਲੀ ਦਾ ਨਾਂ ਦਿੱਤਾ ਗਿਆ ਜਿਸ ਨੂੰ ਬਾਦ ਵਿੱਚ ਦੀਵਾਲੀ ਨਾਂ ਨਾਲ ਜਾਣਿਆ ਜਾਣ ਲੱਗਾ। ਪਰ ਜੇ ਕਰ ਰਾਮ ਦੀ ਜਿੱਤ ਤੋਂ ਬਾਦ ਅਯੁੱਧਿਆ ਵਾਪਸੀ ਤੇ ਉਥੋਂ ਦੇ ਵਾਸੀਆਂ ਨੇ ਦੀਪਮਾਲਾ ਕੀਤੀ ਹੁੰਦੀ ਤਾਂ ਮਹਾਂਰਸ਼ੀ ਵਾਲਮੀਕ ਨੇ ਰਮਾਇਣ ਵਿਚ ਅਤੇ ਗੋਸਵਾਮੀ ਤੁਲਸੀ ਦਾਸ ਨੇ ਰਾਮ ਚਰਿਤ ਮਾਨਸ ਵਿੱਚ ਜ਼ਿਕਰ ਜ਼ਰੂਰ ਕਰਨਾ ਸੀ ਪਰ ਅਜੇਹਾ ਨਹੀਂ ਹੈ। ਹਾਲਾਂਕਿ ਗੋਸਵਾਮੀ ਤੁਲਸੀ ਦਾਸ ਅਯੁੱਧਿਆ ਦਾ ਵਾਸੀ ਸੀ। ਸਪੱਸ਼ਟ ਹੈ ਕਿ ਦੀਵਾਲੀ ਦਾ ਰਾਮ ਨਾਲ ਕੋਈ ਵੀ ਲੈਣ ਦੇਣ ਨਹੀਂ ਹੈ।

ਇਸ ਦਿਨ ਬ੍ਰਾਹਮਣ ਅਤੇ ਬਣੀਏ ਦੇ ਘਰ ਲੱਛਮੀ ਦੀ ਕਾਫੀ ਮੇਹਰ ਹੁੰਦੀ ਹੈ ਕਿਉਂਕਿ ਇਸ ਦਿਨ ਮੰਦਰ ਵਿੱਚ ਲੋਕ ਪੂਜਾ ਵਾਸਤੇ ਜਾਂਦੇ ਹਨ ਅਤੇ ਦੇਵੀ ਨੂੰ ਖੁਸ਼ ਕਰਨ ਵਾਸਤੇ ਖੁਬ ਦਾਨ ਕਰਦੇ ਹਨ। ਇਸੇ ਤਰ੍ਹਾਂ ਬਣੀਏ ਦੀ ਦੁਕਾਨ ਦਾ ਸਮਾਨ ਕਾਫੀ ਵਿੱਕਦਾ ਹੈ ਅਤੇ ਉਹ ਸਾਰੇ ਸਾਲ ਦੀ ਕਮਾਈ ਦਿਵਾਲੀ ਵਾਲੇ ਦਿਨਾਂ ਵਿੱਚ ਹੀ ਕਰ ਲੈਂਦਾ ਹੈ। ਪਰ ਲੱਛਮੀ ਕਿਉਂਕਿ ਇਹ ਉੱਲੂ ਦੀ ਸਵਾਰੀ ਕਰਦੀ ਹੈ ਉਹ ਗਰੀਬ ਅਤੇ ਦਲਿਤ ਦੇ ਘਰ ਪ੍ਰਵੇਸ਼ ਨਹੀਂ ਕਰਦੀ। ਸ਼ਾਇਦ ਰੋਸ਼ਨੀ ਕਰਕੇ ਉੱਲੂ ਦੀਆਂ ਅੱਖਾਂ ਚੁੰਧਿਆ ਜਾਂਦੀਆਂ ਹਨ ਅਤੇ ਵਿਚਾਰੇ ਗਰੀਬ ਲੋਕ ਧਨ ਦੀ ਦੇਵੀ ਲੱਛਮੀ ਦੀ ਮੇਹਰ ਤੋਂ ਵਾਂਝੇ ਰਹਿ ਜਾਂਦੇ ਹਨ। ਉਂਜ ਵੀ ਹਿੰਦੂ ਧਰਮ ਸ਼ਾਸਤਰਾਂ ਅਨੁਸਾਰ ਤਾਂ ਦੇਵੀ

ਤਿੰਨ ਕਦਮ ਜ਼ਮੀਨ ਦੀ ਮੰਗ ਕੀਤੀ। ਕਹਾਣੀ ਅਨੁਸਾਰ ਇਸ ਬ੍ਰਾਹਮਣ ਲੜਕੇ ਨੇ ਵਿਰਾਟ ਰੂਪ ਧਾਰ ਕੇ ਦੋ ਕਦਮਾਂ ਵਿੱਚ ਬਲੀ ਦੀ ਸਾਰੀ ਜ਼ਮੀਨ ਅਤੇ ਅਸਮਾਨ ਆਪਣੇ ਕਬਜ਼ੇ ਵਿੱਚ ਕਰ ਲਿਆ ਅਤੇ ਤੀਸਰਾ ਕਦਮ ਉਸ ਦੇ ਸਿਰ ਤੇ ਰੱਖ ਦਿੱਤਾ ਅਤੇ ਉਸ ਨੂੰ ਪਾਤਾਲ ਵਿੱਚ ਪਹੁੰਚਣ ਤੇ ਮਜ਼ਬੂਰ ਕੀਤਾ। ਸਪੱਸ਼ਟ ਹੈ ਕਿ ਮੂਲ ਨਿਵਾਸੀ ਦਰਾਵਿੜ ਬਲੀ ਨੂੰ ਛੱਲ-ਕੱਪਟ ਨਾਲ ਹਿੰਦੂਆਂ ਦੇ ਦੇਵਤਾ ਵਿਸ਼ਨੂੰ ਨੇ ਮੌਤ ਦੇ ਘਾਟ ਉਤਾਰ ਦਿੱਤਾ। ਉਸ ਦਾ ਇਸ ਧਰਤੀ ਤੋਂ ਰਾਜ ਖਤਮ ਕਰ ਕੇ ਵੈਦਿਕ ਦੇਵਤਾ ਬਲੀ ਦੇ ਭੈ ਤੋਂ ਮੁੱਕਣ ਹੋ ਗਏ। ਉਸ ਦੇ ਪਾਤਾਲ ਵਿੱਚ ਕਲਪਨਿਕ ਰਾਜ ਦੇ ਅਰੰਭ ਨੂੰ ਮਨਾਉਣ ਦਾ ਭਾਵ ਹੈ ਕਿ ਉਸ ਦੇ ਅਸਲੀ ਰਾਜ ਦੇ ਖਾਤਮੇ ਦਾ ਜਜ਼ਨ ਮਨਾਉਣਾ। ਇਸ ਘਟਨਾ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਵਰਨਣ ਕੀਤਾ ਗਿਆ ਹੈ- "ਸਤਿਜੁਗੀ ਤੈ ਮਾਣਿਓ, ਛੱਲਿਓ ਬਲਿ ਬਾਣ ਭਾਇਓ." ਭਾਵ ਸਤਿਜੁਗ ਵਿੱਚ ਰਾਜਾ ਬਲੀ ਨੂੰ ਬੌਨਾ ਬਣ ਕੇ ਠੱਗਿਆ। ਇਸ ਦਿਨ ਨੂੰ ਦਿਵਾਲੀ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।

ਜੀ. ਐਸ. ਬਿੰਦ ਨੇ 'ਅਵਰ ਇੰਡੀਅਨ ਸਭ ਕੋਂਟੀਨੈਂਟਲ ਹੈਰੀਟੇਜ' ਵਿਚ ਤਾਂ ਇੱਥੋਂ ਤੱਕ ਲਿਖ ਦਿੱਤਾ ਹੈ ਕਿ ਹੋ ਸਕਦਾ ਇਸ ਬਲੀ ਰਾਜੇ ਦਾ ਰਾਜ ਸਿੰਧ ਘਾਟੀ ਵਿੱਚ ਹੋਵੇ ਅਤੇ ਮੋਹੰਜੋਦਾਰੋ ਅਤੇ ਹੱਤੱਪਾ ਵਰਗੇ ਇੰਨੇ ਸੋਹਣੇ ਸ਼ਹਿਰ ਉਸ ਦੇ ਰਾਜ ਦਾ ਹੀ ਹਿੱਸਾ ਹੋਣ। ਬਲੀ ਨੂੰ ਪਤਾਲ ਵਿੱਚ ਭੇਜਣ ਦਾ ਅਰਥ ਹੈ ਕਿ ਉਸ ਦੇ ਰਾਜ ਨੂੰ ਏਨਾ ਨਸ਼ਟ ਕਰ ਦੇਣਾ ਕਿ ਉਸ ਦੀ ਉਗ-ਸੁਗ ਹੀ ਨਾ ਰਹੇ ਆਰੀਆ ਬ੍ਰਾਹਮਣ ਸੈਨਾਪਤੀ ਅਤੇ ਮਹਾਰਾਜ ਬਲੀਰਾਜਾ ਵਿਚਕਾਰ ਹੋਏ ਯੁੱਧ ਦੀ ਕਹਾਣੀ ਅਤੇ ਇਸ ਦੇ ਦਿਵਾਲੀ ਨਾਲ ਸੰਬੰਧ ਬਾਰੇ ਜਿਉਤੀਬਾ ਫੂਲੇ ਉੱਪਰ ਮਰਾਠੀ ਵਿੱਚ ਲਿਖੀ ਪੁੱਸਤਕ 'ਮਹਾਤਮਾ ਫੂਲੇ ਵੰਗਮਾਇਆ' ਵਿੱਚ ਵੀ ਜ਼ਿਕਰ ਕੀਤਾ ਗਿਆ ਹੈ। ਦੱਖਣੀ ਭਾਰਤ ਵਿੱਚ ਇਸ ਨੂੰ ਦਿਵਾਲੀ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਕੇਰਲਾ ਵਿੱਚ "ਓਨਾਮ" ਨਾਮਕ ਤਿਉਹਾਰ ਵਜੋਂ ਵੀ ਮਨਾਇਆ ਜਾਂਦਾ ਹੈ। 11ਵੀਂ ਸਦੀ ਵਿੱਚ ਜਿਸ ਵੇਲੇ ਮਹਿਮੂਦ ਗਜ਼ਨਵੀ ਭਾਰਤ ਉੱਪਰ ਹਮਲੇ ਕਰ ਰਿਹਾ ਸੀ, ਗਣਿਤ, ਖਗੋਲ (ਸੂਰਜ, ਚੰਦ੍ਰਮਾ ਅਤੇ ਤਾਰਿਆਂ ਸੰਬੰਧੀ) ਵਿਦਿਆ ਦੇ ਪ੍ਰਸਿੱਧ ਜਾਣਕਾਰ ਆਲ ਬਰੂਨੀ ਨੇ ਭਾਰਤ ਵਿੱਚ ਕੁੱਝ ਸਮਾਂ ਬਿਤਾਇਆ ਅਤੇ ਅਰਥ ਭਾਸ਼ਾ ਵਿੱਚ ਲਿਖੀ ਪੁੱਸਤਕ 'ਤਾਰੀਖ-ਉਲ-ਹਿੰਦ' ਵਿੱਚ ਇੱਥੋਂ ਦੇ ਲੋਕਾਂ ਦੇ ਰਹਿਣ ਸਹਿਣ ਬਾਰੇ ਕਾਫੀ ਕੁਝ ਲਿਖਿਆ। ਉਸ ਨੇ ਕਾਰਤਿਕ ਦੇ ਮਹੀਨੇ ਦੀ ਮੱਸਿਆ ਵਾਲੀ ਰਾਤ ਨੂੰ ਮਨਾਈ ਜਾਂਦੀ ਦੀਪਮਾਲਾ ਬਾਰੇ ਵਰਨਣ ਕੀਤਾ ਹੈ ਕਿ ਲੋਕਾਂ ਦਾ ਵਿਸ਼ਵਾਸ ਹੈ ਕਿ ਇਸ ਦਿਨ ਹਿੰਦੂ ਦੇਵਤਾ ਵਾਸੁਦੇਵ ਦੀ ਪਤਨੀ ਲੱਛਮੀ ਨੇ ਆਦਿਵਾਸੀ ਬਲੀ ਦੀ ਬਹਾਦਰੀ ਨੂੰ ਮੁੱਖ ਰੱਖਦਿਆਂ ਉਸ ਨੂੰ ਦੇਵਤਿਆਂ ਦੀ ਕੈਦ ਵਿੱਚੋਂ ਰਿਹਾ ਕਰਵਾਇਆ। ਇਸ ਮੌਕੇ ਦੀ ਖੁਸ਼ੀ ਨੂੰ ਲੋਕ ਘਰਾਂ ਵਿੱਚ ਦੀਪਮਾਲਾ ਕਰ ਕੇ ਮਨਾਉਂਦੇ ਹਨ।

ਉਪਰੋਕਤ ਤੋਂ ਸਪੱਸ਼ਟ ਹੈ ਕਿ ਦਿਵਾਲੀ ਦਾ ਰਮਾਇਣ ਨਾਲ ਕੋਈ ਸੰਬੰਧ ਨਹੀਂ ਹੈ। ਇਸ ਮੌਸਮ ਦੇ ਤਿਉਹਾਰ ਨੂੰ ਭਾਰਤ ਦੇ ਵੱਖ 2 ਖੇਤਰਾਂ ਵਿੱਚ ਭਿੰਨ 2 ਤਰੀਕੇ ਨਾਲ ਮਨਾਇਆ ਜਾਂਦਾ ਸੀ ਜਿਸ ਨੂੰ ਬਾਦ ਵਿੱਚ ਰਮਾਇਣ ਨਾਲ ਜੋੜ ਦਿੱਤਾ ਗਿਆ ਤਾਂ ਕਿ ਰਾਮ ਦੇ ਨਾਂ ਨੂੰ ਆਮ ਲੋਕਾਂ ਵਿੱਚ ਹਰਮਨ ਪਿਆਰਾ ਬਣਾਇਆ ਜਾ ਸਕੇ।

ਲੇਖਕ ਦੀ ਲਿਖੀ ਪੁਸਤਕ, "ਰਾਵਣ ਅਤੇ ਰਾਮ" ਵਿਚੋਂ

ਮੁਲਾਜ਼ਮ ਪੱਕੇ ਕਰਨ ਦੀ ਪ੍ਰਕਿਰਿਆ ਵਿੱਚ ਦਲਿਤ ਹਿੱਤਾਂ ਦੀ ਅਣਦੇਖੀ ਦਾ ਖ਼ਦਸ਼ਾ

ਚੰਡੀਗੜ੍ਹ- ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਕੱਚੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਰਾਖਵੇਂਕਰਨ ਅਧੀਨ ਆਉਂਦੇ ਤਿੰਨ ਵਰਗਾਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਅੰਗਰੇਜ਼ਾਂ ਦੇ ਹਿੱਤਾਂ ਨੂੰ ਵੱਡਾ ਧੱਕਾ ਲੱਗਣ ਦੇ ਆਸਾਰ ਨਜ਼ਰ ਆ ਰਹੇ ਹਨ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਕੈਬਨਿਟ ਸਬ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਇਸ ਤੱਥ 'ਤੇ ਚਰਚਾ ਵੀ ਕੀਤੀ ਗਈ। ਕਮੇਟੀ ਦੀ ਰਿਪੋਰਟ ਭਲਕੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਵਿਚਾਰੇ ਜਾਣ ਦੇ ਆਸਾਰ ਹਨ। ਸੂਤਰਾਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੰਤੋਸ਼ ਕੁਮਾਰ ਸੰਧੂ ਨੇ ਇਹ ਮੁੱਦਾ ਚੁੱਕਦਿਆਂ ਉਪ ਮੁੱਖ ਮੰਤਰੀ ਅਤੇ ਕਮੇਟੀ ਦੇ ਹੋਰਨਾਂ ਮੈਂਬਰਾਂ ਦੇ ਧਿਆਨ ਵਿੱਚ ਲਿਆਂਦਾ ਕਿ ਸਰਕਾਰ ਵੱਲੋਂ ਜਿਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਮਾਮਲਾ ਵਿਚਾਰਿਆ ਜਾ ਰਿਹਾ ਹੈ ਉਸ ਵਿੱਚ ਰਾਖਵੇਂ ਵਰਗਾਂ ਦੀਆਂ ਅਸਾਮੀਆਂ ਬਾਰੇ ਵੀ ਤੱਥ ਵਿਚਾਰ ਲੈਣੇ ਚਾਹੀਦੇ ਹਨ। ਸ੍ਰੀ ਸੰਧੂ ਦਾ ਤਰਕ

ਸੀ ਕਿ ਜਿਸ ਸਮੇਂ ਵਿਭਾਗਾਂ ਨੇ ਮੁਲਾਜ਼ਮਾਂ ਦੀ ਕੱਚੀ ਭਰਤੀ ਕੀਤੀ ਉਸ ਸਮੇਂ ਰਾਖਵੇਂਕਰਨ ਦੀ ਨੀਤੀ ਨੂੰ ਅੱਖੋਂ ਪਰੋਖੇ ਕੀਤੇ ਹੋਣ ਦਾ ਖ਼ਦਸ਼ਾ ਹੈ। ਇਸ ਲਈ ਜੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰ ਦਿੱਤਾ ਜਾਂਦਾ ਹੈ ਤਾਂ ਰਾਖਵੇਂਕਰਨ ਵਾਲੇ ਉਮੀਦਵਾਰਾਂ ਦੇ ਹਿੱਤਾਂ ਨੂੰ ਠੇਸ ਪਹੁੰਚ ਸਕਦੀ ਹੈ। ਸੂਤਰਾਂ ਮੁਤਾਬਕ ਕੈਬਨਿਟ ਸਬ ਕਮੇਟੀ ਵਿੱਚ ਜੋ ਵਿਚਾਰ ਹੋਈ ਉਸ ਮੁਤਾਬਕ ਮੁਲਾਜ਼ਮ ਪੱਕੇ ਕਰਨ 'ਤੇ ਉਨ੍ਹਾਂ ਨੂੰ ਤਿੰਨ ਸਾਲਾਂ ਤੱਕ ਮੁੱਢਲਾ ਤਨਖਾਹ ਸਕੇਲ ਮਿਲੇਗਾ। ਇਨ੍ਹਾਂ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਵੀ ਨਹੀਂ ਮਿਲਣਗੇ। ਪੰਜਾਬ ਦੇ ਵੱਡੀ ਗਿਣਤੀ ਮੁਲਾਜ਼ਮਾਂ ਵੱਲੋਂ ਨੌਕਰੀਆਂ ਰੈਗੂਲਰ ਕਰਾਉਣ ਲਈ ਸਰਕਾਰ ਵਿਰੁੱਧ ਸੰਘਰਸ਼ ਵਿੱਚ ਆ ਰਿਹਾ ਹੈ ਤੇ ਵਿਧਾਨ ਸਭਾ ਚੋਣਾਂ ਸਿਰ 'ਤੇ ਹੋਣ ਕਾਰਨ ਸਰਕਾਰ ਵੀ ਕਸੂਤੀ ਫਸੀ ਹੋਈ ਹੈ। ਮੀਟਿੰਗ ਵਿੱਚ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਨਅਤ ਮੰਤਰੀ ਮਦਨ ਮੋਹਨ ਸਿੱਧਲ, ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਆਦਿ ਹਾਜ਼ਰ ਸਨ।

ਅਮਰੀਕਾ ਵੱਲੋਂ ਪਾਕਿਸਤਾਨੀ ਅਤਿਵਾਦੀਆਂ ਖ਼ਿਲਾਫ਼ ਸਿੱਧੀ ਕਾਰਵਾਈ ਦੀ ਚਿਤਾਵਨੀ

ਵਾਸ਼ਿੰਗਟਨ- ਅਮਰੀਕਾ ਨੇ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਲੋੜ ਪੈਣ ਉਤੇ ਉਹ ਇਕੱਲਾ ਅਤਿਵਾਦ ਨੈੱਟਵਰਕਾਂ ਨੂੰ ਤਬਾਹ ਕਰਨ ਤੋਂ ਝਿਜਕੇਗਾ ਨਹੀਂ ਕਿਉਂਕਿ ਪਾਕਿਸਤਾਨ ਦੀ ਤਾਕਤਵਰ ਖੁਫ਼ੀਆ ਏਜੰਸੀ ਆਈਐਸਆਈ ਆਪਣੀ ਧਰਤੀ ਉਤੇ ਸਰਗਰਮ ਸਾਰੀਆਂ ਅਤਿਵਾਦੀ ਜਥੇਬੰਦੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ ਹੈ। ਅਤਿਵਾਦ ਲਈ ਵਿੱਤੀ ਮਦਦ ਰੋਕਣ ਵਾਲੇ ਵਿਭਾਗ ਦੇ ਕਾਰਜਕਾਰੀ ਅੰਡਰ ਸੈਕਟਰੀ ਐਡਮ ਜੂਬਿਨ ਨੇ ਕਿਹਾ, 'ਸਮੱਸਿਆ ਇਹ ਹੈ ਕਿ ਪਾਕਿਸਤਾਨੀ ਸਰਕਾਰ ਅੰਦਰ ਹੀ ਖਾਸ ਤੌਰ ਉਤੇ ਖੁਫ਼ੀਆ ਏਜੰਸੀ ਆਈਐਸਆਈ ਵਿੱਚ ਕੁੱਝ ਤਾਕਤਾਂ ਹਨ, ਜੋ ਪਾਕਿਸਤਾਨ ਵਿੱਚ ਸਰਗਰਮ ਸਾਰੇ ਅਤਿਵਾਦੀ ਗੁੱਟਾਂ ਖ਼ਿਲਾਫ਼ ਇਕਸਾਰ ਕਦਮ ਚੁੱਕਣ ਤੋਂ ਇਨਕਾਰ ਕਰਦੀਆਂ ਹਨ। ਇਹ ਕੁੱਝ ਜਥੇਬੰਦੀਆਂ ਨੂੰ ਤਾਂ ਬਰਦਾਸ਼ਤ ਵੀ ਕਰਦਾ ਹੈ। ਇਹ ਹੋਰ ਵੀ ਮਾੜਾ ਹੈ।' ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ, 'ਅਸੀਂ ਪਾਕਿਸਤਾਨ ਵਿੱਚ ਆਪਣੇ ਭਾਈਵਾਲਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਦੇਸ਼ ਵਿੱਚ ਸਰਗਰਮ ਅਤਿਵਾਦੀ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਨ। ਅਸੀਂ ਉਨ੍ਹਾਂ ਦੀ ਮਦਦ ਲਈ ਤਿਆਰ ਖੜ੍ਹੇ ਹਾਂ। ਪਰ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਅਸੀਂ ਅਤਿਵਾਦ ਲਈ ਜੰਗ ਵਿੱਚ ਪਾਕਿਸਤਾਨ ਨਾਲ ਖੜ੍ਹਨ ਲਈ ਵਚਨਬੱਧ ਹਾਂ ਪਰ ਜੇਕਰ ਲੋੜ ਪੈਂਦੀ ਹੈ ਤਾਂ ਇਨ੍ਹਾਂ ਨੈੱਟਵਰਕਾਂ ਨੂੰ ਤਬਾਹ ਕਰਨ ਲਈ ਇਕੱਲੇ ਕਾਰਵਾਈ ਕਰਨ ਤੋਂ ਵੀ ਨਹੀਂ ਝਿਜਕਾਂਗੇ।'

ਦੀਵਾਲੀ ਦੇ ਮਿਥਿਹਾਸਕ ਅਤੇ ਲੋਕਧਾਰਾਈ ਸੰਦਰਭ



ਡਾ. ਕਰਮਜੀਤ ਸਿੰਘ

ਸਾਬਕਾ ਪ੍ਰੋਫੈਸਰ ਅਤੇ ਚੇਅਰਮੈਨ, ਕੁਕੁਕੁਮੈਂਟਰ ਯੂਨੀਵਰਸਿਟੀ 91 98763 23862

ਦੀਵਾਲੀ ਭਾਰਤੀਆਂ ਦਾ ਨਿਵੇਕਲਾ ਤਿਉਹਾਰ ਹੈ। ਇਹ ਰੋਸ਼ਨੀ ਦਾ ਤਿਉਹਾਰ ਹੈ, ਇਸ ਲਈ ਗਿਆਨ ਦਾ ਪ੍ਰਤੀਕ ਬਣ ਗਿਆ ਹੈ ਜਿਸਦੀ ਅਗਿਆਨਤਾ ਉਪਰ ਜਿੱਤ ਦਾ ਜਸ਼ਨ ਮੰਨਾਇਆ ਜਾਂਦਾ ਹੈ। ਹੋਰ ਡੂੰਘੇ ਅਰਥਾਂ ਵਿਚ ਮਨੁੱਖ ਅੰਦਰਲੇ ਹਨੇਰੇ ਉਪਰ ਚਾਨਣ ਦੀ ਜਿੱਤ ਦਾ ਪ੍ਰਤੀਕ ਵੀ ਬਣ ਗਿਆ ਹੈ। ਇਸ ਨੂੰ ਬੁਰਾਈ ਉਪਰ ਚੰਗਿਆਈ ਦਾ ਪ੍ਰਤੀਕ ਵੀ ਮੰਨਿਆ ਜਾਂਦਾ ਹੈ। ਅਸਲ ਵਿਚ ਜਦੋਂ ਕੋਈ ਤਿਉਹਾਰ ਲੰਮੇ ਸਮੇਂ ਤੱਕ ਚਲਦਾ ਹੈ ਤਾਂ ਉਹ ਕਿਸੇ ਵੀ ਸਭਿਆਚਾਰ ਵਿਚ ਇਕ ਤੋਂ ਵਧੇਰੇ ਪ੍ਰਤੀਕ ਅਰਥ ਗ੍ਰਹਿਣ ਕਰ ਲੈਂਦਾ ਹੈ। ਅਗਾਂਹ ਜਾ ਕੇ ਉਸ ਨਾਲ ਇਤਿਹਾਸਕ ਘਟਨਾਵਾਂ ਵੀ ਜੁੜ ਜਾਂਦੀਆਂ ਹਨ ਜਿਸ ਕਾਰਣ ਸਭਿਆਚਾਰ ਵਿਚ ਅਜਿਹਾ ਤਿਉਹਾਰ ਹੋਰ ਵੀ ਮਹੱਤਵ ਗ੍ਰਹਿਣ ਕਰ ਲੈਂਦਾ ਹੈ। ਤੇਲ ਦੇ ਦੀਵੇ ਜਗਾਉਣੇ, ਖਰੀਦ ਕਰਨੀ, (ਵਿਸ਼ੇਸ਼ ਤੌਰ ਤੇ ਬਰਤਨਾਂ ਤੇ ਗਹਿਣਿਆਂ ਦੀ), ਮਿਠਾਈਆਂ ਵੰਡਣੀਆਂ, ਔਰਤਾਂ ਵਲੋਂ ਸੱਜ ਧੱਜ ਕਰਨੀ, ਰੰਗੋਲੀ ਬਣਾਉਣੀ ਅਤੇ ਕਈ ਤਰ੍ਹਾਂ ਦੇ ਰੀਤੀ ਰਿਵਾਜ ਨਿਭਾਉਣੇ ਅਤੇ ਪੂਜਾ ਆਦਿ ਇਸ ਤਿਉਹਾਰ ਦੀਆਂ ਵਿਸ਼ੇਸ਼ਤਾਵਾਂ ਹਨ।

ਇਸ ਤਿਉਹਾਰ ਨਾਲ ਜੁੜੇ ਦੀਵੇ ਤੋਂ ਲੈ ਕੇ ਅਜੋਕੇ ਯੁੱਗ ਤੱਕ ਅਨੇਕਾਂ ਇਤਿਹਾਸਕ ਮਿਥਿਹਾਸਕ ਤੇ ਲੋਕਧਾਰਾਈ ਸੰਦਰਭ ਜੁੜੇ ਹੋਏ ਹਨ ਜਿਸ ਉਪਰ ਵਿਚਾਰ ਕਰਨ ਉਪਰੰਤ ਹੀ ਇਸ ਤਿਉਹਾਰ ਦੇ ਬਹੁਤੇ ਅਰਥ ਤੇ ਮਹੱਤਵ ਸਪੱਸ਼ਟ ਹੋ ਸਕਦੇ ਹਨ ਜਿਸਦਾ ਇੱਥੇ ਯਤਨ ਕੀਤਾ ਗਿਆ ਹੈ। ਸਭ ਤੋਂ ਪੁਰਾਣਾ ਦੀਵਾ ਪੱਥਰ ਵਿਚ ਪਏ ਡੂੰਘੇ ਦੇ ਰੂਪ ਵਿਚ ਮਿਲਦਾ ਹੈ ਜਿਸ ਵਿਚ ਤੇਲ ਤੇ ਬੱਤੀ ਪਾ ਕੇ ਰੋਸ਼ਨੀ ਦਾ ਪ੍ਰਬੰਧ ਕੀਤਾ ਗਿਆ। ਅਜਿਹਾ ਦੀਵਾ 10ਵੀਂ ਸਦੀ ਬੀਸੀ ਦਾ ਮੰਨਿਆ ਗਿਆ ਹੈ। ਇਸ ਤੋਂ ਇਲਾਵਾ ਨਾਰੀਅਲ, ਸਿੱਪੀਆਂ ਅੰਡਿਆਂ ਦੇ ਖੋਲ੍ਹਾਂ, ਆਟੇ ਅਤੇ ਧਾਤ ਵਿਸ਼ੇਸ਼ ਤੌਰ ਤੇ ਪਿੱਤਲ ਦੇ ਦੀਵੇ ਆਮ ਮਿਲਦੇ ਹਨ। ਅੱਠਵੀਂ ਸਦੀ ਬੀਸੀ ਵਿਚ ਕਾਂਸੇ ਦੇ ਦੀਵੇ ਵੀ ਮਿਲਦੇ ਹਨ ਮਿੱਟੀ ਦਾ ਪੱਕਿਆ ਤੇ ਗੋਲ ਦੀਵਾ ਚੌਥੀ ਸਦੀ ਬੀਸੀ ਵਿਚ ਆ ਕੇ ਮਿਲਦਾ ਹੈ ਇਸ ਤੋਂ ਬਾਦ ਇਸ ਵਿਚ ਕੋਣਾ ਕੱਚ ਕੇ ਬੱਤੀ ਲਈ ਜਗ੍ਹਾ ਬਣਾਈ ਗਈ ਹੈ।

ਦੀਵਾ ਭਾਰਤੀ/ਪੰਜਾਬੀ ਲੋਕਧਾਰਾ ਦਾ ਅਟੱਟ ਅੰਗ ਰਿਹਾ ਹੈ। ਬੱਚਾ ਜੰਮਣ ਤੋਂ ਛਿੱਲੇ ਵਿਚ 13 ਦਿਨ ਦੀਵਾ ਬਾਲਿਆ ਜਾਂਦਾ ਹੈ। ਔਲ ਦੱਬਣ ਵਾਲੀ ਥਾਂ ਤੇ ਵੀ ਦੀਵਾ ਬਾਲ ਕੇ ਰੱਖਿਆ ਜਾਂਦਾ ਹੈ। ਰੋਸ਼ਨੀ ਨੂੰ ਭੈੜੀਆਂ ਰੂਹਾਂ ਨੂੰ ਦੂਰ ਰੱਖਣ ਦਾ ਸਾਧਨ ਮੰਨਿਆ ਜਾਂਦਾ ਹੈ। 0 ਮਨੁੱਖ ਨੇ ਜੰਗਲੀ ਜੀਵਨ ਜਿਉਂਦਿਆਂ ਹੀ ਇਹ ਅਨੁਭਵ ਕਰ ਲਿਆ ਸੀ ਕਿ ਰਾਤ ਨੂੰ ਹਮਲਾ ਕਰਨ ਵਾਲੇ ਜਾਨਵਰ ਅੱਗ ਦੇ ਨੇੜੇ ਨਹੀਂ ਜਾਂਦੇ। ਜਾਨਵਰਾਂ ਦਾ ਆਪਣਾ ਅਨੁਭਵ ਰਿਹਾ ਹੋਵੇਗਾ ਕਿ ਅੱਗ ਸਾੜਦੀ ਹੈ। ਇਸ ਤੋਂ ਇਹ ਕਲਪਨਾ ਕੀਤੀ ਗਈ ਕਿ ਅਦਿੱਸ਼ਟ ਨਿਸ਼ਾਚਰ ਭੂਤ ਪ੍ਰੇਤ ਅੱਗ ਦੇ ਨੇੜੇ ਨਹੀਂ ਆਉਂਦੇ। ਇਸੇ ਦਾ ਵਿਸਤਾਰ ਹੀ ਦੀਵੇ ਦੇ ਚਾਨਣ ਤੋਂ ਬਦਰੂਹਾਂ ਨੂੰ ਦੂਰ ਰੱਖਣ ਦਾ ਵਿਸ਼ਵਾਸ ਹੈ। ਸ਼ੁਭ ਕੰਮਾਂ ਵਿਚ ਭੈੜੀਆਂ ਸ਼ਕਤੀਆਂ ਵਿਘਨ ਨਾ ਪਾਉਣ ਇਸ ਲਈ ਦੀਵਾ ਬਾਲ ਕੇ ਇਸਨੂੰ ਨਿਸਚਿਤ ਕੀਤਾ ਜਾਂਦਾ ਹੈ। ਮੰਡਨ ਸਮੇਂ ਆਟੇ ਦਾ ਦੀਵਾ ਬਾਲਿਆ ਜਾਂਦਾ ਹੈ। ਜਦੋਂ ਮਨੁੱਖ ਨੇ ਅਨਾਜ ਦੇ ਆਟੇ ਤੋਂ ਰੋਟੀਆਂ ਬਣਾਉਣੀਆਂ ਸ਼ੁਰੂ ਕੀਤੀਆਂ ਉਸ ਤੋਂ ਬਾਦ ਸਖ਼ਤ ਆਟੇ ਦਾ ਦੀਵਾ ਬਣਾਉਣ ਦਾ ਪ੍ਰਚਲਨ ਸੰਭਵ ਹੈ। ਮਰਨ ਵਾਲੇ ਦੇ ਹੱਥ ਤੇ ਆਟੇ ਦਾ ਦੀਵਾ ਰੱਖ ਕੇ ਮੰਤ੍ਰ ਉਚਾਰਣ ਕੀਤੇ ਜਾਂਦੇ ਹਨ ਤੇ ਮੰਨਿਆ ਇਹ ਜਾਂਦਾ ਹੈ ਕਿ ਵਿਛੜੀ ਆਤਮਾ ਨੂੰ ਅੰਧੇਰੇ ਰਾਹਾਂ ਤੇ ਇਹ ਰੋਸ਼ਨੀ ਸਹਾਈ ਹੋਵੇਗੀ। ਮਰਨ ਤੋਂ ਬਾਦ ਦਸ ਦਿਨ ਪਿੱਪਲ ਨੇੜੇ ਦੀਵਾ ਬਾਲਿਆ ਜਾਂਦਾ ਹੈ। ਇਨ੍ਹਾਂਦਿਨਾਂ ਵਿਚ ਸਿਵਿਆਂ ਵਿਚ ਦੀਵਾ ਬਾਲਣ ਦਾ ਰਿਵਾਜ ਵੀ ਹੈ। ਆਟੇ ਦਾ

ਦੀਵਾ ਜਨਮ ਤੋਂ ਮੌਤ ਨਾਲ ਜੁੜ ਗਿਆ ਹੈ ਤੇ ਮਿੱਟੀ ਦਾ ਦੀਵਾ ਖੁਸ਼ੀ ਮੌਕੇ ਬਾਲਿਆ ਜਾਂਦਾ ਹੈ। ਵਿਆਹ ਦੀ ਰਸਮ ਤਾਂ ਦੀਵੇ ਬਗੈਰ ਸੋਚੀ ਹੀ ਨਹੀਂ ਜਾ ਸਕਦੀ। ਮਾਈਆਂ (ਵੱਟਣਾ) ਲਾਉਣ ਸਮੇਂ ਦੇਹਰਾ ਲੱਕੜੀ ਦਾ ਬਣਾ ਕੇ , ਆਟੇ, ਹਲਦੀ ਦੇ ਬਣਾਏ ਚੌਕ ਉਪਰ ਰੱਖਿਆ ਜਾਂਦਾ ਹੈ। ਮੰਡੇ ਨੂੰ ਪੱਟਣੀ ਤੇ ਬਿਠਾ ਕੇ ਚੜ੍ਹਦੇ ਵਲ ਮੂੰਹ ਕਰਕੇ ਦੇਹਰੇ ਸਾਹਮਣੇ ਬਿਠਾਇਆ ਜਾਂਦਾ ਹੈ। ਭਈਆ ਦੂਜ ਵੇਲੇ ਵੀ ਭੇਣ ਭਰਾ ਨੂੰ ਚੜ੍ਹਦੇ ਵਲ ਮੂੰਹ ਕਰਵਾ ਕੇ ਮੂੰਹ ਮਿੱਠਾ ਕਰਵਾਉਂਦੀ ਹੈ। ਇਸ ਤੋਂ ਸੂਰਜ ਤੇ ਦੀਵੇ ਦਾ ਸੰਬੰਧ ਵੀ ਸਪੱਸ਼ਟ ਹੋ ਜਾਂਦਾ ਹੈ ਕਿ ਦੀਵਾ ਸੂਰਜ ਦਾ ਪ੍ਰਤੀਕ ਹੀ ਹੈ। ਦੀਵਾ ਜੀਵਨ ਦਾ ਪ੍ਰਤੀਕ ਹੈ ਇਸ ਲਈ ਦੀਵੇ ਦਾ ਬੁਝਣ-ਬੁਝਾਉਣ ਦਾ ਅਰਥ ਹੈ ਜੀਵਨ ਦੀ ਸਮਾਪਤੀ ਸੈਂਕੜੇ ਕਥਾਵਾਂ ਵਿਚ ਦੀਵਾ ਬੁਝਣ ਦਾ ਅਰਥ ਕਿਸੇ ਦੀ ਮੌਤ ਤੋਂ ਹੀ ਲਿਆ ਜਾਂਦਾ ਹੈ। ਕਾਲੇ ਜਾਦੂ ਵਿਚ ਇਸੇ ਲਈ ਮੰਤਰਾਂ ਨਾਲ ਸੱਤ ਵਾਰ ਦੀਵੇ ਨੂੰ ਬੁਝਾਉਣ ਦਾ ਅਰਥ ਹੈ ਦੁਸ਼ਮਣ ਦੀ ਮੌਤ ਜਾਂ ਉਸਦਾ ਨੁਕਸਾਨ। ਇਸੇ ਲਈ ਦੀਵਾ ਬੁਝਾਉਣਾ ਨਹੀਂ ਕਿਹਾ ਜਾਂਦਾ ਦੀਵਾ ਵੱਡਾ ਕਰਨਾ ਕਿਹਾ ਜਾਂਦਾ ਹੈ। ਦੀਵਾ ਜਗਾਉਣ ਅਤੇ ਵੱਡਾ ਕਰਨ ਤੇ ਜੋ ਸ਼ਬਦ ਬੋਲੇ ਜਾਂਦੇ ਰਹੇ ਹਨ ਉਸਤੋਂ ਵੀ ਲੋਕ ਵਿਸ਼ਵਾਸ ਤੇ ਮਾਨਤਾਵਾਂ ਸਪੱਸ਼ਟ ਹੋ ਜਾਂਦੀਆਂ ਹਨ।

ਦੀਵਟ ਦੀਵਤਾ ਬਲੇ ਸੱਤਰ ਸੌ ਬਲਾ ਟਲੇ ਦੀਵਟ ਘਿਉ ਦੀ ਬੱਤੀ ਘਰ ਆਵੇ ਬਹੁਤੀ ਖੱਟੀ।

ਦੀਵਾ ਬਲਣ ਨਾਲ ਬਲਾਵਾਂ ਟਲਦੀਆਂ ਹਨ ਤੇ ਘਿਉ ਦੇ ਦੀਵੇ ਬਲਣ ਨਾਲ ਘਰ ਵਿਚ ਖੁਸ਼ਹਾਲੀ ਆਉਂਦੀ ਹੈ। ਇਹ ਦੋਵੇਂ ਇੱਛਾਵਾਂ ਇਕੋ ਸਿੱਕੇ ਦੇ ਦੋ ਪਾਸੇ ਹਨ। ਇਹ ਮਨੁੱਖ ਦੀਆਂ ਸਦੀਵੀ ਇੱਛਾਵਾਂ ਤੇ ਲੋੜਾਂ ਵੀ ਹਨ। ਇਸੇ ਤਰ੍ਹਾਂ ਦੀਵਾ ਬੁਝਾਉਣ ਸਮੇਂ ਬੋਲੇ ਸ਼ਬਦ ਬੜੇ ਡੂੰਘੇ ਅਰਥ ਰੱਖਦੇ ਹਨ।

ਜਾ ਦੀਵਿਆ ਘਰ ਆਪਣੇ ਤੇਰੀ ਮਾਂ ਉਡੀਕੇ ਵਾਰ। ਆਈ ਹਨੇਰੇ ਜਾਈ ਸਵੇਰੇ, ਸੱਭੇ ਸ਼ਗਨ ਵਿਚਾਰ। ਜਾ ਦੀਵਿਆ ਘਰ ਆਪਣੇ ਸੁੱਖ ਵਸਾਈ ਰਾਤ। ਰਿਜ਼ਕ ਲਿਆਈ ਭਾਲ ਕੇ, ਤੇਲ ਲਿਆਈ ਨਾਲ।

ਦੀਵਾ ਇੱਥੇ ਕੋਈ ਬੇਜਾਨ ਚੀਜ਼ ਨਹੀਂ ਹੈ ਸਗੋਂ ਕਿਸੇ ਮਾਂ ਦਾ ਬੇਟਾ ਹੈ ਜਿਸ ਦੀ ਘਰ ਵਿਚ ਮਾਂ ਵਲੋਂ ਉਡੀਕ ਹੋ ਰਹੀ ਹੈ। ਸੁੱਖ ਵਰਤਾਉਣ ਦੀ ਬੇਨਤੀ ਅਤੇ ਆਰਥਿਕ ਖੁਸ਼ਹਾਲੀ ਲਿਆਉਣ ਲਈ ਅਰਦਾਸ ਹੈ।

ਇਨ੍ਹਾਂ ਉਚਾਰੀਆਂ ਪੰਗਤੀਆਂ ਵਿਚ ਚਾਰ ਚੀਜ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਦੀਵਾ, ਤੇਲ (ਘਿਉ), ਬੱਤੀ ਅਤੇ ਦੀਵਟ (ਜਿਸਤੇ ਦੀਵਾ ਟਿਕਾਇਆ ਜਾਂਦਾ ਹੈ) ਤੇਲ ਦਾ ਜ਼ਿਕਰ ਆਉਂਦਾ ਹੈ ਤਾਂ ਖੋਜੀ ਦਾ ਧਿਆਨ ਤਿਲਾਂ ਵਿਚੋਂ ਨਿਕਲੇ ਚਿਕਨਾਈ ਵਾਲੇ ਤਰਲ ਪਦਾਰਥ ਵੱਲ ਜਾਂਦਾ ਹੈ। ਆਮ ਤੌਰ ਤੇ ਇਸ ਤੱਥ ਵਲ ਧਿਆਨ ਹੀ ਨਹੀਂ ਗਿਆ ਕਿਉਂਕਿ ਸਾਡੇ ਲਈ ਤੇਲ ਦਾ ਅਰਥ ਹੈ ਸਰ੍ਹੋਂ ਦਾ ਤੇਲ। ਪਰ ਕਾਹਨ ਸਿੰਘ ਨਾਭਾ ਨੂੰ ਇਸਦਾ ਗਿਆਨ ਸੀ ਜਿਸਨੂੰ ਅਸੀਂ ਗੋਲਿਆਂ ਤੱਕ ਨਹੀਂ। ਭਾਈ ਕਾਹਨ ਸਿੰਘ ਨਾਭਾ ਅਨੁਸਾਰ, “ਤੇਲ-ਤਿਲ ਦਾ ਵਿਕਾਰ। ਤਿਲਾਂ ਦੀ ਚਿਕਨਾਈ। ਸਭ ਤੋਂ ਪਹਿਲਾਂ ਤਿਲਾਂ ਵਿਚੋਂ ਇਹ ਪਦਾਰਥ ਕੱਢਿਆ ਇਸ ਲਈ ਨਾਮ ਤੇਲ ਹੋਇਆ। ਹੁਣ ਸਰਸੋਂ (ਸਰ੍ਹੋਂ) ਆਦਿ ਦਾ ਰਸ ਵੀ ਤੇਲ ਹੀ ਕਹੀਦਾ ਹੈ। ‘ਤੇਲ ਜਲੋ ਬਾਤੀ ਠਹਿਰਾਨੀ’ (ਆਸਾ ਕਬੀਰ) ਸਵਾਸ ਤੇਲ ਆਯੁ ਬੱਤੀ। ‘ਦੀਪਕ ਬਾਂਧਿਤ ਧਰਿਉ ਬਿਨ ਤੇਲ’ (ਰਾਮ? ਕਬੀਰ) ਭਾਵ ਗਿਆਨ ਦੀਪਕ” ਭਾਈ ਕਾਹਨ ਸਿੰਘ ਨਾਭਾ ਨੂੰ ਭਾਸ਼ਾ ਵਿਗਿਆਨ ਦੇ ਉਸ ਨਿਯਮ ਦਾ ਸਹਿਜ ਗਿਆਨ ਹੈ ਜਿਸਨੂੰ ਅਰਥ ਵਿਸਤਾਰ ਕਿਹਾ ਜਾਂਦਾ ਹੈ। ਸਿਆਹੀ ਦਾ ਅਰਥ ਹੈ ਕਾਲੀ ਪਰ ਬਾਅਦ ਵਿਚ ਨੀਲੀ, ਲਾਲ ਅਤੇ ਹਰੇ ਅਤੇ ਕਈ ਹੋਰ ਤਰ੍ਹਾਂ ਦੇ ਲਿਖਣ ਦੇ ਕੰਮ ਵਿਚ ਆਉਣ ਵਾਲੇ ਤਰਲ ਪਦਾਰਥ ਨੂੰ ਵੀ ਸਿਆਹੀ ਹੀ ਕਿਹਾ ਜਾਣ ਲੱਗਾ। ਇਸੇ ਤਰ੍ਹਾਂ ਤਿਲਾਂ ਤੋਂ ਨਿਕਲਿਆ ਪਦਾਰਥ ਤੇਲ ਜੋ ਬਾਦ ਵਿਚ ਸਰ੍ਹੋਂ ਦਾ ਤੇਲ, ਜਬਰੰਤੀ ਦਾ ਤੇਲ ਤੇ ਮਿੱਟੀ ਦਾ ਤੇਲ ਵੀ ਬਣ ਗਿਆ।

“ਤਿਲਾਂ ਦੇ ਬੀਜ ਨੂੰ ਸਭ ਤੋਂ ਪੁਰਾਣਾ ਬੀਜ ਮੰਨਿਆ ਗਿਆ ਹੈ। ਇਸ ਨੂੰ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ ਭਾਰਤੀ ਮਿੱਥ ਅਨੁਸਾਰ ਤਿਲ ਅਮਰ ਹੋਣ ਦਾ ਪ੍ਰਤੀਕ ਹੈ। ਮਹਾਂ ਵਿਸ਼ਨੂੰ ਦੀ ਇਸਤ੍ਰੀ ਮਹਾਂ ਸ਼੍ਰੀ ਦੇਵੀ ਵਿਚ ਵੀ ਤਿਲਾਂ ਦੇ ਗੁਣ ਹਨ। ਘਿਉ ਤੋਂ ਬਾਅਦ ਤਿਲਾਂ ਨੂੰ ਸਭ ਤੋਂ ਪਵਿਤਰ ਮੰਨਿਆ ਗਿਆ ਹੈ। ਅਥਰਵ ਵੇਦ ਅਨੁਸਾਰ ਅਗਨੀ ਦੇਵਤਾ ਮਾਸਾਹਾਰੀ ਪਿਸਾਚਾਂ ਅਤੇ ਰਾਕਸ਼ਸਾਂ ਨੂੰ ਦੂਰ ਭਜਾਉਂਦਾ ਹੈ। ਅਜਿਹਾ ਕਰਨ ਲਈ ਯੱਗ ਵਿਚ ਅਗਨੀ ਦੇਵਤਾ ਨੂੰ ਦੇਸੀ ਘਿਉ ਅਤੇ ਤਿਲਾਂ ਦੇ ਤੇਲ ਦੀ ਆਹੂਤੀ ਦਿੱਤੀ ਜਾਂਦੀ ਹੈ” ਅਸੀਰੀਅਨ ਮਿੱਥ ਅਨੁਸਾਰ ਸੰਸਾਰ ਰੱਚਣ ਲਈ ਇੱਕੋ ਹੋਏ ਦੇਵਤਿਆਂ ਨੇ ਤਿਲਾਂ ਦੀ ਬਣੀ ਸ਼ਰਾਬ ਦਾ ਸੇਵਨ ਕੀਤਾ। ਇਕ ਭਾਰਤੀ ਮਿੱਥ ਅਨੁਸਾਰ ਤਿਲ ਦਾ ਪੌਦਾ ਵਿਸ਼ਨੂੰ ਦੇ ਵਾਲਾਂ ਵਿਚ ਉੱਗਿਆ। ਇਸ ਦੇ ਬੀਜ ਧਰਤੀ ਤੇ ਡਿੱਗੇ ਤਾਂ ਇਸ ਦੀ ਖੇਤੀ ਆਰੰਭ ਹੋਈ। ਇਹ ਵੀ ਮੰਨਿਆ ਜਾਂਦਾ ਹੈ ਕਿ ਸਭ ਤੋਂ ਪਹਿਲਾਂ ਤਿਲਾਂ ਦੀ ਖੇਤੀ ਪਾਰਬਤੀ ਨੇ ਸ਼ੁਰੂ ਕੀਤੀ। ਪਾਰਬਤੀ ਤਿਲਾਂ ਦੇ ਤੇਲ ਦਾ ਵੱਟਣਾ ਲਾਉਂਦੀ ਸੀ।

ਤਿਲਾਂ ਨੂੰ ਸੰਤਾਨ ਉਤਪੱਤੀ ਦਾ ਸਾਧਨ ਮੰਨਿਆ ਜਾਂਦਾ ਹੈ। ਇਸੇ ਲਈ ਵਿਆਹ ਤੋਂ ਬਾਅਦ ਕੁੜੀ ਦੇ ਸੋਹਰੇ ਘਰ ‘ਤੇਲ ਮੇਥਰੇ’ ਦੀ ਰਸਮ ਕੀਤੀ ਜਾਂਦੀ ਹੈ। ਵਣਜਾਰਾ ਬੇਦੀ ਤਿਲਾਂ ਨਾਲ ਜੁੜੇ ਟੂਣੇ ਦਾ ਜ਼ਿਕਰ ਕਰਦਿਆਂ ਦੱਸਦਾ ਹੈ ਕਿ ਸੰਤਾਨ ਪ੍ਰਾਪਤੀ ਲਈ ਨਿਰਸੰਤਾਨ ਨੂੰ 40 ਦਿਨ 40 ਘਰਾਂ ਤੋਂ ਤਿਲ ਲਿਆ ਕੇ ਖੁਆਏ ਜਾਂਦੇ ਹਨ। ਬੇਦੀ ਇਹ ਵੀ ਦੱਸਦਾ ਹੈ ਕਿ ਮਾਘੀ ਉਪਰ ਤਿਲ ਦਾ ਵੱਟਣਾ ਲਾਇਆ ਜਾਂਦਾ ਹੈ, ਤਿਲ ਦੇ ਪਾਣੀ ਨਾਲ ਇਸ਼ਨਾਨ ਕੀਤਾ ਜਾਂਦਾ ਹੈ, ਤਿਲਾਂ ਦਾ ਪਾਣੀ ਪੀਤਾ ਜਾਂਦਾ ਹੈ, ਇਨ੍ਹਾਂਦਾ ਫੱਕਾ ਮਾਰਿਆ ਜਾਂਦਾ ਹੈ, ਤਿਲਾਂ ਦਾ ਹਵਨ ਕੀਤਾ ਜਾਂਦਾ ਹੈ ਅਤੇ ਤਿਲ ਲੱਭੂ-ਤਿਲ-ਸ਼ਕਰੀ ਦਾਨ ਕੀਤੀ ਜਾਂਦੀ ਹੈ। ਮ੍ਰਿਤਕ ਲਈ ਤਿਲ ਦਾ ਪਿੰਡ ਦਾਨ ਕੀਤਾ ਜਾਂਦਾ ਹੈ, ਸਤੀ ਹੋਣ ਸਮੇਂ ਇਸਤ੍ਰੀ ਦੇ ਹੱਥ ਵਿਚ ਤਿਲ ਵੀ ਰੱਖੇ ਜਾਂਦੇ ਹਨ। ਕਾਲੇ ਤਿਲਾਂ ਦਾ ਟੂਣਾ ਕਰਕੇ ਦੁਸ਼ਮਣ ਨੂੰ ਖੁਆ ਕੇ ਆਪਣਾ ਗੁਲਾਮ ਬਣਾਏ ਜਾਣ ਦਾ ਵਿਸ਼ਵਾਸ ਪਾਲਿਆ ਜਾਂਦਾ ਹੈ। ਅਸਲ ਵਿਚ ਤਿਲ ਦਾ ਬੀਜ ਸਿੰਧ ਘਾਟੀ ਵਿਚ ਵੀ ਮਿਲਦਾ ਹੈ ਇਸਦੇ ਜਲੋ ਬੀਜ ਇੱਥੋਂ ਪ੍ਰਾਪਤ ਹੋਏ ਹਨ (3500-3050 ਬੀਸੀ) ਤੇ ਮੰਨਿਆ ਜਾਂਦਾ ਹੈ ਕਿ ਇਨ੍ਹਾਂ ਦੀ ਖੇਤੀ ਇੱਥੋਂ ਹੀ ਸ਼ੁਰੂ ਹੋਈ। ਇਹ ਵੀ ਮੰਨਿਆ ਜਾ ਸਕਦਾ ਹੈ ਕਿ ਤਿਲਾਂ ਦੇ ਤੇਲ ਦਾ ਦੀਵਾ ਵੀ ਇੱਥੇ ਹੀ ਸਭ ਤੋਂ ਪਹਿਲਾਂ ਬਾਲਿਆ ਕਿਉਂਕਿ ਕਪਾਹ ਵੀ ਇੱਥੇ ਮਿਲੀ ਹੈ ਤੇ ਮਿੱਟੀ ਦਾ ਦੀਵਾ ਵੀ। ਪਾਰਬਤੀ ਵਲੋਂ ਖੇਤੀ ਸ਼ੁਰੂ ਕਰਨ ਦੀ ਮਿੱਥ ਵੀ ਇੱਥਰ ਇਸ਼ਾਰਾ ਕਰਦੀ ਹੈ ਕਿਉਂਕਿ ਸਿਵ ਸਿੰਧ ਘਾਟੀ ਦਾ ਦੇਵਤਾ ਹੈ। ਤਿਲਾਂ ਤੋਂ ਬਾਦ ਸਿੰਧ ਘਾਟੀ ਦੀ ਸਭਿਆਚਾਰ ਵਿਚ ਸਰ੍ਹੋਂ ਵੀ ਪ੍ਰਾਪਤ ਹੁੰਦੀ ਹੈ। ਇਹ ਤਿਲਾਂ ਤੋਂ ਬਾਅਦ ਵਿਚ (1800 ਬੀਸੀ) ਦੇ ਕਰੀਬ ਪ੍ਰਾਪਤ ਹੁੰਦੀ ਹੈ। ਇਸਦਾ ਪ੍ਰਚਲਨ ਪੂਰੇ ਭਾਰਤ ਵਿਚ ਅੱਜ ਦੇ ਦਿਨ ਵੀ ਪ੍ਰਚਲਿਤ ਹੈ। ਆਰੀਆਂ ਦੇ ਆਉਣ ਨਾਲ ਤਿਲਾਂ ਦੀ ਥਾਂ ਘਿਉ ਨੇ ਲੈ ਲਈ ਜੋ ਹਵਨ ਵਿਚ ਆਮ ਵਰਤਿਆ ਜਾਂਦਾ ਸੀ ਪਰ ਇਸ ਨਾਲ ਉਪਰ ਦੱਸੇ ਅਨੁਸਾਰ ਤਿਲਾਂ ਦਾ ਮਹੱਤਵ ਕਿਸੇ ਤਰ੍ਹਾਂ ਵੀ ਘੱਟ ਨਹੀਂ ਹੋਇਆ। ਸਰ੍ਹੋਂ ਤੇ ਸਰ੍ਹੋਂ ਦੇ ਤੇਲ ਨੂੰ ਭੈੜੀਆਂ ਅਦਿੱਖ

ਆਤਮਾਵਾਂ ਤੇ ਹੋਂਦਾਂ ਤੋਂ ਬਚਾਉਣ ਲਈ ਵਰਤਿਆ ਜਾਂਦਾ ਹੈ। ਗਰਭਵਤੀ ਦੀ ਮੰਜੀ ਨਾਲ ਇੱਕ ਬਲਾਵਾਂ ਨੂੰ ਦੂਰ ਰੱਖਣ ਲਈ ਜਿੱਥੇ ਚਾਉਣ ਤੇ ਲੋਹਾ ਬੰਨਿਆ ਜਾਂਦਾ ਹੈ ਉਥੇ ਸਰ੍ਹੋਂ ਵੀ ਬੰਨੀ ਜਾਂਦੀ ਹੈ। ਖੁਸ਼ੀ ਦੇ ਮੌਕੇ ਬਾਗਰੋਂ ਆਏ ਨੂੰ ਤੇਲ ਚੋ ਕੇ ਲੰਘਾਉਣ ਪਿੱਛੇ ਵੀ ਇਹੀ ਭਾਵਨਾ ਕੰਮ ਕਰਦੀ ਹੈ। ਸ਼ਨੀ ਦੇ ਪ੍ਰਕੋਪ ਨੂੰ ਦੂਰ ਕਰਨ ਲਈ ਸਰ੍ਹੋਂ ਦੇ ਤੇਲ ਦਾ ਦਾਨ ਕੀਤਾ ਜਾਂਦਾ ਹੈ।

ਆਰੀਆ ਸਭਿਆਚਾਰ ਚਰਵਾਹਾ ਸਭਿਆਚਾਰ ਸੀ ਇਸ ਲਈ ਇੱਥੇ ਮੱਖਣ ਤੋਂ ਬਣਿਆਂ ਘਿਉ ਪਵਿਤਰ ਮੰਨਿਆ ਗਿਆ। ਘਿਉ ਦੇ ਦੀਵੇ ਜਗਾਉਣਾ ਮੁਹਾਵਰਾ ਖੁਸ਼ੀ ਦੇ ਇਜ਼ਹਾਰ ਕਰਨ ਦਾ ਸੂਚਕ ਹੈ। ਤਿੱਬਤ ਦੇ ਬੋਧੀ ਮੰਦਿਰਾਂ ਵਿਚ ਯਾਕ ਦੇ ਦੁੱਧ ਤੋਂ ਬਣੇ ਘਿਉ ਦੇ ਦੀਵੇ ਬਾਲੇ ਜਾਂਦੇ ਰਹੇ ਹਨ। ਦੀਵੇ, ਤੇਲ-ਘਿਉ ਤੋਂ ਬਾਅਦ ਆਉਂਦੀ ਹੈ ਬੱਤੀ। ਇਹ ਤਿਨਾਂ ਦੇ ਮਿਲਣ ਨਾਲ ਹੀ ਦੀਵਾ ਬੱਤੀ ਕਰਨ ਦਾ ਵਿਚਾਰ ਪੈਦਾ ਹੁੰਦਾ ਹੈ। ਸਿੰਧ ਘਾਟੀ ਅਤੇ ਐਕਸੀਮੇ ਦੀ ਸਭਿਆਚਾਰ ਵਿਚ 5000 ਈਸਵੀ ਪੂਰਵ ਕਪਾਹ ਦੇ ਅੰਸ ਮਿਲਦੇ ਹਨ। ਸਿੰਧ ਘਾਟੀ ਦੀ ਸਭਿਆਚਾਰ ਦੇ ਵਿਸਤਾਰ ਮਿਹਰ ਗੜ੍ਹ ਅਤੇ ਰਾਖੀਗੜ੍ਹੀ ਤੋਂ ਵੀ ਕਪਾਹ ਦਾ ਪਤਾ ਚਲਦਾ ਹੈ। ਕਿਹਾ ਜਾ ਸਕਦਾ ਹੈ ਕਿ ਸਿੰਧ ਘਾਟੀ ਦੀ ਸਭਿਆਚਾਰ ਵਿਚ ਦੀਵੇ ਨਾਲ ਰੋਸ਼ਨੀ ਕਰਨ ਦਾ ਆਰੰਭ ਹੋ ਚੁੱਕਾ ਸੀ। ਇੱਥੇ ਤਿਲਾਂ ਦਾ ਸਰ੍ਹੋਂ ਦਾ ਤੇਲ ਵੀ ਹੈ, ਕਪਾਹ ਵੀ ਹੈ ਅਤੇ ਮਿੱਟੀ ਦਾ ਦੀਵਾ ਵੀ। ਆਰੀਆਂ ਦੇ ਆਉਣ ਨਾਲ ਘਿਉ ਕਾਰਣ ਇਸ ਦਾ ਸਭਿਆਚਾਰ ਵਿਚ ਹੋਰ ਵੀ ਮਹੱਤਵ ਹੋ ਗਿਆ। ਯੱਗਾਂ ਦੇ ਨਾਲ ਨਾਲ ਦੀਵਾ ਜਗਾਉਣ ਦਾ ਪ੍ਰਚਲਨ ਵੀ ਰਿਹਾ ਹੈ। ਇਸ ਨਾਲ ਜੁੜੇ ਵਿਸ਼ਵਾਸਾਂ, ਰਸਮਾਂ-ਰਿਵਾਜਾਂ ਅਤੇ ਪ੍ਰਤੀਕਾਂ ਦਾ ਵਿਕਾਸ ਵੀ ਹੁੰਦਾ ਰਿਹਾ ਹੈ।

ਪੁਰਾਤਨ ਭਾਰਤੀ ਸਾਹਿਤ ਵਿਚ ਵੀ ਇਸੇ ਲਈ ਦੀਵਿਆਂ ਅਤੇ ਦੀਪਮਾਲਾ ਬਾਰੇ ਚਰਚਾ ਹੁੰਦੀ ਰਹੀ ਹੈ। ਪਹਿਲੀ ਸਦੀ ਈਸਵੀ ਵਿਚ ਲਿਖੇ ਗਏ ਪਦਮ ਅਤੇ ਸਕੰਦ ਪੁਰਾਣ ਵਿਚ ਦੀਵੇ ਦਾ ਜ਼ਿਕਰ ਮਿਲਦਾ ਹੈ। ਸਕੰਦ ਪੁਰਾਣ ਵਿਚ ਦੀਵਾ ਸੂਰਜ ਦਾ ਪ੍ਰਤੀਕ ਹੈ ਜੋ ਜੀਵਨ ਨੂੰ ਰੋਸ਼ਨੀ ਅਤੇ ਸ਼ਕਤੀ ਦਿੰਦਾ ਹੈ। ਕਠ ਉਪਨਿਸ਼ਦ ਵਿਚ, ਹਰਸ਼ ਦੇ ਨਾਟਕ (7ਵੀਂ ਸਦੀ) ਨਾਗਾਨੰਦ ਵਿਚ ‘ਦੀਪ ਪ੍ਰਦੀਪ’ ਉਤਸਵ ਦਾ ਉਲੇਖ ਹੈ। ਸੰਭਵ ਹੈ ਕਿ ਇਹ ਅੱਸੂ ਦੇ ਆਖਰੀ ਦਿਨ ਮਸ਼ਿੱਆ ਨੂੰ ਹੀ ਮਨਾਇਆ ਜਾਂਦਾ ਹੋਵੇ। 11ਵੀਂ ਸਦੀ ਵਿਚ ਐਲਬਰੂਨੀ ਦੇ ਵਰਣਨ ਵਿਚ ਕੱਤਕ ਦੀ ਪਹਿਲੀ ਨੂੰ ਦੀਪ ਜਗਾਉਣ ਦੀ ਸੂਚਨਾ ਦਿੱਤੀ ਗਈ ਹੈ। ਇਸ ਉਤਸਵ ਵਿਚ ਰੋਲਾਂ ਰੱਪਾ ਪਾਉਣ ਦਾ ਰਿਵਾਜ ਰਿਹਾ ਹੈ ਜੋ ਬਾਅਦ ਵਿਚ ਬਾਰੂਦ ਦੇ ਆਉਣ ਨਾਲ ਪੱਟਾਘੇ ਚਲਾਉਣ ਵਿਚ ਤਬਦੀਲ ਹੋ ਜਾਂਦਾ ਹੈ। ਰੋਲਾ ਰੱਪਾ ਪਾਉਣ ਪਿੱਛੇ ਬੁਰੀਆਂ ਆਤਮਾਵਾਂ ਨੂੰ ਦੂਰ ਰੱਖਣ ਦਾ ਵਿਸ਼ਵਾਸ ਕੰਮ ਕਰਦਾ ਹੈ। ਉਦੋਂ ਹੀ ਜਿਵੇਂ ਰੋਸ਼ਨੀ ਇਨ੍ਹਾਂ ਨੂੰ ਦੂਰ ਰੱਖਦੀ ਹੈ।

ਦੀਵਾਲੀ ਨੂੰ ਮਨਾਏ ਜਾਣ ਦੇ ਅਨੇਕਾਂ ਕਾਰਣ ਗਿਣਾਏ ਜਾਂਦੇ ਹਨ ਅਸਲ ਵਿਚ ਇਸ ਤਿਉਹਾਰ ਨਾਲ ਇਤਿਹਾਸਕ ਮਿਥਿਹਾਸਕ ਘਟਨਾਵਾਂ ਜੁੜਦੀਆਂ ਗਈਆਂ ਅਤੇ ਅਨੇਕਾਂ ਵਿਸ਼ਵਾਸਾਂ ਨੇ ਇਸ ਤਿਉਹਾਰ ਨੂੰ ਬਹੁਭਾਂਤ ਦਾ ਬਣਾ ਦਿੱਤਾ ਹੈ। ਅੱਜ ਦੇ ਦੌਰ ਵਿਚ ਹਿੰਦੂ, ਜੈਨੀ, ਬੋਧੀ ਅਤੇ ਸਿੱਖ ਆਪਣੇ ਆਪਣੇ ਕਾਰਣਾਂ ਕਰਕੇ ਇਸ ਉਤਸਵ ਨੂੰ ਮਹੱਤਵ ਦਿੰਦੇ ਹਨ। ਅਜੋਕਾ ਜਸ਼ਨ ਮੰਨਾਉਣ ਦਾ ਤਰੀਕਾ-ਜਿਸ ਵਿਚ ਵਪਾਰਕ ਹਿੱਤ ਵੀ ਜੁੜੇ ਹੋਏ ਹਨ-20ਵੀਂ ਸਦੀ ਦੇ ਆਰੰਭ ਵਿਚ ਧਾਰਮਿਕ ਪੁਨਰ ਜਾਗਣ ਨਾਲ ਜੁੜਿਆ ਹੋਇਆ ਹੈ। ਇਸੇ ਸਮੇਂ, ਗਣੇਸ਼ ਉਤਸਵ ਵਰਗੇ ਨਵੇਂ ਉਤਸਵ ਵੀ ਹੋਂਦ ਵਿਚ ਆਉਂਦੇ ਹਨ।

ਆਮ ਧਾਰਣਾ ਇਹ ਹੈ ਕਿ ਇਸ ਦਿਨ ਰਾਮ, ਲਕਸ਼ਮਣ ਅਤੇ ਸੀਤਾ ਚੌਦਾਂ ਸਾਲ ਦੇ ਬਨਵਾਸ ਤੋਂ ਬਾਅਦ ਅਯੋਧਿਆ ਵਾਪਿਸ ਪਰਤੇ। ਉਨ੍ਹਾਂ ਦੀ ਵਾਪਸੀ ਦੀ ਖੁਸ਼ੀ ਵਿਚ ਸਾਰੀ ਅਯੋਧਿਆ ਨਗਰੀ ਵਿਚ ਦੀਪ ਮਾਲਾ ਕੀਤੀ ਗਈ ਜੋ ਅੱਗੇ ਚੱਲ ਕੇ ਸਾਰੇ ਭਾਰਤ ਤਕ ਵਿਆਪ ਗਈ। ਇਹ ਰਾਮਾਇਣ ਦਾ ਸੁਖਾਂਤਕ ਅਧਿਆਇ ਹੈ। ਰਾਮਾਇਣ ਦੀ ਕਥਾ ਸਾਡੇ ਸਾਰਿਆਂ ਦੀ ਮਾਨਸਿਕਤਾ ਦਾ ਹਿੱਸਾ ਹੈ ਇਸ ਲਈ ਇੱਥੇ ਇਸਨੂੰ ਦੁਹਰਾਉਣ ਦੀ ਲੋੜ ਨਹੀਂ। ਇਹ ਵੀ ਕਿਹਾ ਜਾਂਦਾ ਹੈ ਕਿ ਇਸ ਦਿਨ ਅਗਿਆਤਵਾਸ ਦਾ ਸਮਾਂ ਖਤਮ ਹੋਣ ਤੇ ਪਾਂਡਵ ਆਪਣੇ ਰਾਜ ਵਿਚ ਵਾਪਿਸ ਆਏ ਸਨ। ਇਸ ਖੁਸ਼ੀ ਵਿਚ ਦੀਪਮਾਲਾ ਕੀਤੀ ਗਈ। ਪਹਿਲਾ ਪ੍ਰਕਰਣ ਰਾਮਾਇਣ ਨਾਲ ਸੰਬੰਧਿਤ ਹੈ ਤਾਂ ਦੂਜਾ ਮਹਾਂਭਾਰਤ ਨਾਲ। ਸਭ ਤੋਂ ਪੁਰਾਤਨ ਵਿਚਾਰ ਇਹ ਪ੍ਰਤੀਤ ਹੁੰਦਾ ਹੈ ਕਿ ਦੇਵਤਿਆਂ ਤੇ ਦੈਂਤਾਂ ਵੱਲੋਂ ਖੀਰ ਸਮੁੰਦਰ ਮੰਥਨ ਸਮੇਂ ਨਿਕਲੇ ਚੌਦਾਂ ਰਤਨਾਂ ਵਿਚੋਂ ਇਕ ਲਕਸ਼ਮੀ ਸੀ, ਇਸਦੇ ਜਨਮ ਦੀ ਖੁਸ਼ੀ ਹੀ ਦਿਵਾਲੀ ਦਾ ਰੂਪ ਹੈ। ਪਰ ਇੱਥੇ ਵੀ ਇਕ ਸਮੱਸਿਆ ਹੈ ਕਿ ਲਕਸ਼ਮੀ ਦੀ ਪੂਜਾ ਉਦੋਂ ਹੀ ਸੰਭਵ ਹੋ ਸਕਦੀ ਹੈ ਜਦੋਂ ਉਹ ਦੌਲਤ ਦੀ ਪ੍ਰਤੀਕ ਬਣ ਜਾਂਦੀ ਹੈ ਤੇ ਪ੍ਰਤੀਕ ਬਣਨ ਦੀ ਸੰਭਾਵਨਾ ਉਦੋਂ ਹੋ ਸਕਦੀ ਹੈ ਜਦੋਂ ਜਿਨਸਾਂ ਦੇ ਵਟਾਂਦਰੇ ਦੀ ਥਾਂ ਪੈਸਾ ਲੈ ਲਵੇ। ਇਹ ਕੁਝ ਉਦੋਂ ਹੀ ਸੰਭਵ ਹੋਇਆ ਜਦੋਂ ਰਾਜਿਆਂ ਨੇ ਸਿੱਕੇ ਢਾਲੇ। ਲਕਸ਼ਮੀ ਤੋਂ ਇਲਾਵਾ ਤੇਰਾਂ ਰਤਨ ਹੋਰ ਵੀ ਸਮੁੰਦਰ ਮੰਥਨ ਤੋਂ ਨਿਕਲੇ ਮੰਨੇ ਜਾਂਦੇ ਹਨ, ਉਹ ਹਨ-ਸੂਵਾ ਘੋੜਾ, ਕਾਮਧੇਨ ਗਊ, ਕਲਪ ਬ੍ਰਿਕਸ਼, ਰੰਭਾ, ਅਪਸਰਾ, ਅੰਮ੍ਰਿਤ, ਕਾਲਕੂਟ (ਜਹਿਰ), ਸਰਾਬ (ਸੁਰਾ),

ਚੰ ਦ ਰ ਮ ਾ , ਧ ਨੰ ਤ ਰਿ , ਪਾਂਚਜੰਨਯ ਸ਼ੰਖ, ਕੌਸਭ ਮਣੀ, ਸਾਰੰਗ ਧਨੁੱਖ ਅਤੇ ਐਰਾਵਤਿ ਹਾਥੀ 7 ਇਹ ਵੀ ਮੰਨਿਆ ਜਾਂਦਾ ਹੈ ਕਿ ਇਸ ਦਿਨ ਲਕਸ਼ਮੀ ਨੇ

ਵਿਸ਼ਨੂੰ ਨੂੰ ਆਪਣਾ ਵਰ ਚੁਣਿਆ ਇਸ ਲਈ ਇਸ ਦਿਨ ਨੂੰ ਸੁੱਭ ਮੰਨਿਆ ਜਾਂਦਾ ਹੈ। ਇਕ ਇਹ ਵੀ ਮਿੱਥ ਹੈ ਕਿ ਇਸ ਦਿਨ ਵਿਸ਼ਨੂੰ ਲਕਸ਼ਮੀ ਕੋਲ ਵਾਪਿਸ ਬੈਠਨ ਪਰਤਿਆ ਇਸ ਲਈ ਵੀ ਇਹ ਖੁਸ਼ੀ ਦਾ ਸਮਾਂ ਹੈ। ਗੁਜਰਾਤ ਵਿਚ ਇਸ ਦਿਨ ਤੋਂ ਨਵੇਂ ਦਿਨ ਦੀ ਸ਼ੁਰੂਆਤ ਮੰਨੀ ਜਾਂਦੀ ਹੈ ਇਸ ਦਿਨ ਕੁਬੇਰ ਦੀ ਪੂਜਾ ਕੀਤੀ ਜਾਂਦੀ ਹੈ ਜੋ ਬਹੀ ਖਾਤੇ ਵਿਚ ਸਾਹਬ ਕਿਤਾਬ ਰੱਖਣ ਵਾਲਾ ਪਾਤਰ ਮੰਨਿਆ ਜਾਂਦਾ ਹੈ। ਬਾਅਦ ਵਿਚ ਕੁਬੇਰ ਅਮੀਰ ਆਦਮੀ ਦਾ ਪ੍ਰਤੀਕ ਬਣ ਜਾਂਦਾ ਹੈ। ਕਈ ਥਾਈਂ ਇਸ ਦਿਨ ਸੰਗੀਤ, ਸਾਹਿਤ ਜਾਂ ਸਿਖਿਆ ਦੀ ਦੇਵੀ ਸਰਸਵਤੀ ਦੀ ਪੂਜਾ ਵੀ ਕੀਤੀ ਜਾਂਦੀ ਹੈ। ਉਤੀਸਾ ਤੇ ਬੰਗਾਲ ਵਿਚ ਇਸ ਦਿਨ ਕਾਲੀ ਦੀ ਪੂਜਾ ਨੂੰ ਮਾਨਤਾ ਮਿਲਦੀ ਹੈ। ਇਨ੍ਹਾਂ ਪ੍ਰਦੇਸ਼ਾਂ ਵਿਚ ਇਹ ਪੂਜਾ ਦਾ ਮਹੱਤਵ ਦੀਵਾਲੀ ਤੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ ਹੈ। ਦੀਵਾਲੀ ਦਾ ਤਿਉਹਾਰ ਕਈ ਦਿਨਾਂ ਤਕ ਫੈਲਿਆ ਹੋਇਆ ਹੈ ਇਕ ਦਿਨ ਗੋਵਰਧਨ ਪੂਜਾ ਵੀ ਕੀਤੀ ਜਾਂਦੀ ਹੈ। ਇਹ ਪੂਜਾ ਕ੍ਰਿਸ਼ਨ ਦੇ ਖੇਤਰ ਬ੍ਰਜ ਵਿਚ ਵਿਸ਼ੇਸ਼ ਤੌਰ ਤੇ ਕੀਤੀ ਜਾਂਦੀ ਹੈ। ਮਿੱਥ ਹੈ ਕਿ ਇੰਦਰ ਦੀ ਕਰੋਧੀ ਕਾਰਣ ਲੋਕ ਜਦੋਂ ਅਤਿਅੰਤ ਪ੍ਰੇਸ਼ਾਨ ਹੋਏ ਤਾਂ ਕ੍ਰਿਸ਼ਨ ਨੇ ਚੀਚੀ ਉਪਰ ਗੋਵਰਧਨ ਧਾਰਣ ਕਰਕੇ ਲੋਕਾਂ ਨੂੰ ਉਸ ਹੇਠ ਪਨਾਹ ਦਿੱਤੀ ਅਤੇ ਇੰਦਰ ਦਾ ਮਾਣ ਤੋੜਿਆ।

ਇਕ ਤੱਥ ਹਮੇਸ਼ਾ ਯਾਦ ਰੱਖਣਾ ਜ਼ਰੂਰੀ ਹੈ ਕਿ ਕਈ ਤਿਉਹਾਰਾਂ ਦਾ ਆਰੰਭ ਪੂਰਵ ਇਤਿਹਾਸਕ ਕਾਲ ਤੋਂ ਹੀ ਹੋਇਆ ਹੁੰਦਾ ਹੈ ਪਰ ਜਦੋਂ ਨਵੇਂ ਅੰਦੋਲਨ ਉਭਰਦੇ ਹਨ ਜਾਂ ਨਵੇਂ ਧਰਮ ਆਪਣੀ ਵੱਖਰੀ ਹੋਂਦ ਬਣਾ ਰਹੇ ਹੁੰਦੇ ਹਨ ਤਾਂ ਪੁਰਾਤਨ ਤਿਉਹਾਰਾਂ ਨੂੰ ਨਵੇਂ ਸੰਦਰਭ ਦਿੱਤੇ ਜਾਂਦੇ ਹਨ। ਪੁਰਾਤਨ ਗ੍ਰੰਥਾਂ ਦੀ ਥਾਂ ਨਵੇਂ ਗਰੰਥ ਸਥਾਪਿਤ ਕੀਤੇ ਜਾਂਦੇ ਹਨ, ਪੁਰਾਣੇ ਤੀਰਥ ਸਥਾਨਾਂ ਦੀ ਥਾਂ ਨਵੇਂ ਤੀਰਥ ਸਥਾਨ ਹੋਂਦ ਵਿਚ ਆਉਂਦੇ ਹਨ। ਕਈ ਬਾਰ ਨਵੇਂ ਸੰਸਕ੍ਰਿਤ ਵੀ ਇੱਥੋਂ ਹੀ ਸ਼ੁਰੂ ਹੁੰਦੇ ਹਨ। ਕਈ ਵਾਰ ਇਨ੍ਹਾਂਤਿਉਹਾਰਾਂ ਨਾਲ ਇਤਿਹਾਸਕ ਘਟਨਾਵਾਂ ਵੀ ਜੁੜ ਜਾਂਦੀਆਂ ਹਨ।

ਜੈਨੀਆਂ ਅਨੁਸਾਰ ਦੀਵਾਲੀ ਵਾਲੇ ਦਿਨ ਚੌਵੀਵੇਂ ਤੀਰਥੰਕਰ ਮਹਾਂਵੀਰ ਨੂੰ ਨਿਰਵਾਣ ਪ੍ਰਾਪਤ ਹੋਇਆ ਸੀ ਇਸ ਲਈ ਉਹ ਇਹ ਦਿਨ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ। ਉਹ ‘ਨਿਰਵਾਣ ਲੱਭੂਆਂ’ ਦਾ ਪ੍ਰਸ਼ਾਦਿ ਵੰਡਦੇ ਹਨ। ਉਹ ਇਹ ਵੀ ਮੰਨਦੇ ਹਨ ਕਿ ਇਸੇ ਦਿਨ ਹੀ ਮਹਾਂਵੀਰ ਦੇ ਪ੍ਰਮੁੱਖ ਪੈਰੋਕਾਰ ਸਵਾਮੀ ਗੌਤਮ ਗੰਭੀਰ ਨੂੰ ਵੀ ਗਿਆਨ ਦੀ ਪ੍ਰਾਪਤੀ ਹੋਈ ਸੀ। ਬੋਧੀਆਂ ਅਨੁਸਾਰ ਇਸ ਦਿਨ ਕਾਲਿੰਗ ਦਾ ਯੁੱਧ ਜਿੱਤਣ ਤੋਂ ਬਾਅਦ ਖੂਨ ਖਰਾਬੇ ਤੋਂ ਮੂੰਹ ਮੋੜ ਕੇ ਅਸ਼ੋਕ ਨੇ ਬੁੱਧ ਧਰਮ ਵਿਚ ਪ੍ਰਵੇਸ਼ ਕੀਤਾ ਸੀ। ਸਿੱਖਾਂ ਵਿਚ ਦੀਵਾਲੀ ਦਾ ਆਪਣਾ ਵੱਖਰਾ ਮਹੱਤਵ ਹੈ।

ਸਿੱਖਾਂ ਵਿਚ ਇਸ ਤਿਉਹਾਰ ਨੂੰ ਮੰਨਾਉਣ ਦੀ ਪਿਰਤ ਬਾਬਾ ਬੁੱਢਾ ਨੇ ਪਾਈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ, “ਦੀਪਮਾਲਿਕਾ, ਦੀਪਾਵਲਿ ਕੱਤਕ ਵਦੀ 30 ਦਾ ਤਿਉਹਾਰ ਹੈ। ਹਿੰਦੂ ਮਤ ਵਿਚ ਇਹ ਲਕਸ਼ਮੀ ਪੂਜਨ ਦਾ ਪਰਵ ਹੈ। ਸਿੱਖਾਂ ਵਿਚ ਇਸ ਦਿਨ ਦੀਵੇ ਮਚਾਉਣ ਦੀ ਰਸਮ ਬਾਬਾ ਬੁੱਢਾ ਜੀ ਨੇ ਚਲਾਈ ਕਯੋਂਕਿ ਗੁਰੂ ਹਰਗੋਬਿੰਦ ਸਾਹਿਬ ਦੀਵਾਲੀ ਦੇ ਦਿਨ ਗਵਾਲੀਯਰ ਦੇ ਕਿਲ੍ਹੇ ਤੋਂ ਅੰਮ੍ਰਿਤਸਰ ਜੀ ਪਧਾਰੇ ਸਨ। ਇਸ ਵਾਸਤੇ ਖੁਸ਼ੀ ਵਿਚ ਰੋਸ਼ਨੀ ਕੀਤੀ ਗਈ। 8 ਇਹ ਮੰਨਿਆ ਜਾਂਦਾ ਹੈ ਕਿ ਜਦੋਂ ਗੁਰੂ ਹਰਗੋਬਿੰਦ ਨੂੰ ਗਵਾਲੀਅਰ ਵਿਚੋਂ ਰਿਹਾ ਕਰਨ ਦਾ ਹੁਕਮ ਦਿੱਤਾ ਗਿਆ ਤਾਂ ਬਦੰਜਾ ਹੋਰ ਰਾਜਿਆਂ ਨੇ ਵੀ ਗੁਰੂ ਨੂੰ ਆਪਣੀ ਰਿਹਾਈ ਦੀ ਬੇਨਤੀ ਕੀਤੀ। ਗੁਰੂ ਹਰਗੋਬਿੰਦ ਨੇ ਰਾਜ ਸਾਹਮਣੇ ਆਪਣੀ ਰਿਹਾਈ ਲਈ ਇਹ ਸ਼ਰਤ ਰੱਖੀ ਕਿ ਉਹ ਰਾਜਿਆਂ ਨਾਲ ਹੀ ਰਿਹਾਈ ਲੈ ਸਕਦੇ ਹਨ। ਅੱਗੋਂ ਇਹ ਸ਼ਰਤ ਆਈ ਕਿ, ‘ਜਿੰਨੇ ਰਾਜੇ ਗੁਰੂ ਦਾ ਚੋਲਾਂ ਫੜ ਕੇ ਬਾਹਰ ਆ ਸਕਦੇ ਹਨ ਓਨੇ ਆ ਜਾਣ’ ਕਹਿੰਦੇ ਹਨ ਕਿ ਇਸ ਲਈ ਬਦੰਜਾ ਕਲੀਆਂ ਵਾਲਾ ਚੋਲਾ ਸੁਆਇਆ ਗਿਆ। ਹਰ ਰਾਜਾ ਇਕ ਇਕ ਕਲੀ ਫੜ ਕੇ ਬਾਹਰ ਆ ਗਿਆ ਇਸੇ ਲਈ ਗੁਰੂ ਹਰਗੋਬਿੰਦ ਨੂੰ ‘ਬੰਦੀ ਛੋੜ’ ਦੀ ਪਦਵੀ ਦਿੱਤੀ ਗਈ ਤੇ ਦੀਵਾਲੀ ਨੂੰ ‘ਬੰਦੀ ਛੋੜ ਦਿਵਸ’ ਦੇ ਤੌਰ ਤੇ ਮੰਨਾਇਆ ਜਾਂਦਾ ਹੈ।

ਮੂਲ ਰੂਪ ਵਿਚ ਦੀਵਾਲੀ ਭਾਰਤੀ ਤਿਉਹਾਰ ਹੈ ਜੋ ਦੇਸੀ ਮਹੀਨੇ ਅੱਸੂ ਦੀ ਆਖਰੀ ਰਾਤ ਨੂੰ ਮੰਨਾਇਆ ਜਾਂਦਾ ਹੈ। ਇਹ ਉਦੋਂ ਹੀ ਸੰਭਵ ਸੀ ਜਦੋਂ ਬ੍ਰਿਕਮੀ ਸੰਸਕ੍ਰਿਤ ਆਰੰਭ ਹੋ ਗਿਆ ਹੋਵੇ। ਇਹ ਸ਼ੁਰੂ ਹੁੰਦਾ ਹੈ 57 ਬੀਸੀ ਨੂੰ। ਇਸ ਤੋਂ ਬਾਅਦ ਹੀ ਮਹੀਨਿਆਂ ਦੇ ਚੰਗੇ ਮਾੜੇ ਹੋਣ ਦਾ ਵਿਚਾਰ ਵੀ ਸਾਹਮਣੇ ਆਉਂਦਾ ਹੈ। ਚੰਦ ਆਧਾਰਿਤ ਮਹੀਨਿਆਂ ਦੇ ਚੰਦ੍ਰਾਇਣ ਯਾਨੀ ਚੜ੍ਹਾਅ ਨੂੰ ਚੰਗਾ ਸਮਝਿਆ ਜਾਣ ਲੱਗਾ ਅਤੇ ਉਤ੍ਰਾਇਣ ਨੂੰ ਯਾਨੀ ਚੰਦ ਦੇ ਘਟਾਅ ਨੂੰ ਮਾੜਾ ਮੰਨਿਆ ਜਾਣ ਲੱਗਾ। ਅੰਤਿਮ ਦਿਨ ਨੂੰ ਪਰਿਵਰਤਨ ਦਾ ਸਮਾਂ ਮੰਨ ਕੇ ਸੰਧੀ ਸਮੇਂ ਕਈ ਰੀਤਾਂ ਰਸਮਾਂ ਕੀਤੀਆਂ ਜਾਣ ਲੱਗੀਆਂ। ਅੱਸੂ ਮਹੀਨੇ ਦੇ ਅਖੀਰ ਨਾਲ ਵੀ ਕਈ ਵਿਸ਼ਵਾਸ ਜੁੜਦੇ ਗਏ। ਅੱਜ ਤਾਂ ਅਜਿਹੇ ਦਿਨ

(ਬਾਕੀ ਅਗਲੇ ਸਫੇ ਤੇ)

ਐਪਲ ਕੰਪਨੀ ਦੇ ਸੰਸਥਾਪਕ ਸਟੀਵ ਜਾਬਸ ਦੇ ਆਖਰੀ ਸ਼ਬਦ

ਇਕ ਸਮਾਂ ਸੀ ਜਦੋਂ ਮੈਂ ਵਪਾਰ ਜਗਤ ਦੀਆਂ ਉਚਾਈਆਂ ਨੂੰ ਛੂਹ ਚੁੱਕਾ ਸੀ। ਲੋਕਾਂ ਦੀ ਨਜ਼ਰ ਵਿਚ ਮੇਰੀ ਜ਼ਿੰਦਗੀ ਸਫਲਤਾ ਦਾ ਇਕ ਵੱਡਾ ਨਮੂਨਾ ਬਣ ਚੁੱਕੀ ਸੀ ਪਰ ਅੱਜ ਖੁਦ ਨੂੰ ਬੇਹੱਦ ਬਿਮਾਰ ਅਤੇ ਇਸ ਬਿਸਤਰ 'ਤੇ ਪਿਆ ਹੋਇਆ ਦੇਖ ਕੇ ਮੈਂ ਕੁਝ ਅਜੀਬ ਮਹਿਸੂਸ ਕਰ ਰਿਹਾ ਹਾਂ।


ਪੂਰੀ ਜ਼ਿੰਦਗੀ ਮੈਂ ਸਖਤ ਮਿਹਨਤ ਕੀਤੀ ਪਰ ਖੁਦ ਨੂੰ ਖੁਸ਼ ਕਰਨ ਦੇ ਲਈ ਜਾਂ ਖੁਦ ਦੇ ਲਈ ਵਕਤ ਕੱਢਣਾ ਜ਼ਰੂਰੀ ਨਹੀਂ ਸਮਝਿਆ।

ਜਦੋਂ ਮੈਨੂੰ ਕਾਮਯਾਬੀ ਮਿਲੀ ਤਾਂ ਮੈਨੂੰ ਬੇਹੱਦ ਮਾਣ ਮਹਿਸੂਸ ਹੋਇਆ ਪਰ ਅੱਜ ਮੌਤ ਦੇ ਇੰਨਾ ਕਰੀਬ ਪਹੁੰਚ ਕੇ ਉਹ ਸਾਰੀਆਂ ਉਪਲਬਧੀਆਂ ਫਿੱਕੀਆਂ ਲੱਗ ਰਹੀਆਂ ਹਨ। ਅੱਜ ਇਸ ਹਨੇਰੇ ਵਿਚ, ਇਹਨਾਂ ਮਸ਼ੀਨਾਂ ਨਾਲ ਘਿਰਿਆ ਹੋਇਆ ਹਾਂ। ਮੈਂ ਮੌਤ ਦੇ ਦੇਵਤਾ ਨੂੰ ਆਪਣੇ ਬੇਹੱਦ ਕਰੀਬ ਮਹਿਸੂਸ ਕਰ ਸਕਦਾ ਹਾਂ। ਅੱਜ ਮਨ ਵਿਚ ਇਕ ਹੀ ਗੱਲ ਆ ਰਹੀ ਹੈ ਕਿ ਇਨਸਾਨ ਨੂੰ ਜਦੋਂ ਇਹ ਲੱਗਣ ਲੱਗੇ ਕਿ ਉਸਨੇ ਆਪਣੇ

ਭਵਿੱਖ ਦੇ ਲਈ ਕਾਫੀ ਕਮਾਈ ਕਰ ਲਈ ਹੈ ਤਾਂ ਉਸਨੂੰ ਆਪਣੇ ਖੁਦ ਦੇ ਲਈ ਵਕਤ ਕੱਢ ਲੈਣਾ ਚਾਹੀਦਾ ਹੈ ਅਤੇ ਪੈਸਾ

ਕਮਾਉਣ ਦੀ ਚਾਹਤ ਨਾ ਰੱਖਦੇ ਹੋਏ ਖੁਦ ਦੀ ਖੁਸ਼ੀ ਦੇ ਲਈ ਜਿਉਣਾ ਆਰੰਭ ਕਰ ਦੇਣਾ ਚਾਹੀਦਾ ਹੈ। ਆਪਣੀ ਕੋਈ ਪੁਰਾਣੀ ਚਾਹਤ ਪੂਰੀ ਕਰਨੀ ਚਾਹੀਦੀ ਹੈ।

ਬਚਪਨ ਦਾ ਕੋਈ ਅਧੁਰਾ ਸੌਂਕ, ਜਵਾਨੀ ਦੀ ਕੋਈ ਖੁਹਾਇਸ਼ ਜਾਂ ਫਿਰ ਕੁਝ ਵੀ ਅਜਿਹਾ ਜੋ ਦਿਲ ਨੂੰ ਤਸੱਲੀ ਦੇ ਸਕੇ। ਕਿਸੇ ਅਜਿਹੇ ਦੇ ਨਾਲ ਵਕਤ ਗੁਜ਼ਾਰਨਾ ਚਾਹੀਦਾ ਹੈ, ਜਿਸਨੂੰ ਤੁਸੀਂ ਖੁਸ਼ੀ ਦੇ ਸਕੋ ਅਤੇ ਬਦਲੇ ਵਿਚ ਉਸ ਤੋਂ ਵੀ ਉਹੀ ਹਾਸਲ ਕਰ ਸਕੋ, ਕਿਉਂਕਿ ਜੋ ਪੈਸਾ ਸਾਰੀ ਜ਼ਿੰਦਗੀ ਮੈਂ ਕਮਾਇਆ ਉਸਨੂੰ ਮੈਂ ਨਾਲ ਲੈ ਕੇ ਨਹੀਂ ਜਾ ਸਕਦਾ। ਜੇਕਰ ਮੈਂ ਕੁਝ ਲੈ ਕੇ ਜਾ ਸਕਦਾ ਹਾਂ ਤਾਂ ਉਹ ਹਨ



ਯਾਦਾਂ, ਉਹ ਯਾਦਾਂ ਹੀ ਤਾਂ ਸਾਡੀ ਅਮੀਰੀ ਹੁੰਦੀਆਂ ਹਨ, ਜਿਸਦੇ ਸਹਾਰੇ ਅਸੀਂ ਸਕੂਨ ਦੀ ਮੌਤ ਪਾ ਸਕਦੇ ਹਾਂ ਕਿਉਂਕਿ

ਇਹ ਯਾਦਾਂ ਅਤੇ ਉਹਨਾਂ ਨਾਲ ਜੁੜਿਆ ਪਿਆਰ ਹੀ ਇੱਕੋ ਇਕ ਅਜਿਹੀ ਚੀਜ਼ ਹੈ ਜੋ ਮੀਲਾਂ ਦਾ ਸਫਰ ਤਹਿ ਕਰਕੇ ਤੁਹਾਡੇ ਨਾਲ ਜਾ ਸਕਦੀਆਂ ਹਨ।

ਤੁਸੀਂ ਜਿੱਥੇ ਚਾਹੋ, ਇਸਨੂੰ ਲੈ ਕੇ ਜਾ ਸਕਦੇ ਹੋ, ਜਿੰਨੀ ਉਚਾਈ 'ਤੇ ਚਾਹੋ ਇਹ ਤੁਹਾਡਾ ਸਾਥ ਦੇ ਸਕਦੀਆਂ ਹਨ ਕਿਉਂਕਿ ਇਹਨਾਂ ਤੇ ਕੇਵਲ ਤੁਹਾਡਾ ਹੱਕ ਹੈ।

ਜੀਵਨ ਦੇ ਇਸ ਮੌਤ 'ਤੇ ਆ ਕੇ ਮੈਂ ਬਹੁਤ ਕੁਝ ਮਹਿਸੂਸ ਕਰ ਸਕਦਾ ਹਾਂ।

ਜੀਵਨ ਵਿਚ ਜੇਕਰ ਕੋਈ ਸਭ ਤੋਂ ਮਹਿੰਗੀ ਵਸਤੂ ਹੈ ਤਾਂ ਉਹ ਸ਼ਾਇਦ 'ਡੈਥ ਬੈਡ' ਹੀ ਹੈ, ਕਿਉਂਕਿ ਤੁਸੀਂ ਪੈਸਾ ਸੁੱਟ ਕੇ ਕਿਸੇ

ਨੂੰ ਆਪਣੀ ਗੱਡੀ ਦਾ ਡਰਾਈਵਰ ਬਣਾ ਸਕਦੇ ਹੋ, ਜਿੰਨੇ ਮਰਜ਼ੀ ਨੌਕਰ-ਚਾਕਰ ਆਪਣੀ ਸੇਵਾ ਲਈ ਲਗਾ ਸਕਦੇ ਹੋ ਪਰ ਇਸ ਡੈਥ ਬੈਡ 'ਤੇ ਆਉਣ ਤੋਂ ਬਾਅਦ ਕੋਈ ਦਿਲੋਂ ਪਿਆਰ ਕਰੇ, ਤੁਹਾਡੀ ਸੇਵਾ ਕਰੇ, ਉਹ ਚੀਜ਼ ਤੁਸੀਂ ਪੈਸੇ ਨਾਲ ਨਹੀਂ ਖਰੀਦ ਸਕਦੇ।

ਅੱਜ ਮੈਂ ਉਹ ਕਹਿ ਸਕਦਾ ਹਾਂ ਕਿ ਅਸੀਂ ਜੀਵਨ ਦੇ ਕਿਸੇ ਵੀ ਮੌਤ ਤੇ ਕਿਉਂ ਨਾ ਹੋਈਏ, ਉਸਨੂੰ ਅੰਤ ਤੱਕ ਖੁਬਸੂਰਤ ਬਣਾਉਣ ਦੇ ਲਈ ਸਾਨੂੰ ਲੋਕਾਂ ਦਾ ਸਹਾਰਾ ਚਾਹੀਦਾ ਹੈ, ਪੈਸੇ ਸਾਨੂੰ ਸਭ ਕੁਝ ਨਹੀਂ ਦੇ ਸਕਦੇ।

ਮੇਰੀ ਬੇਨਤੀ ਹੈ ਤੁਸੀਂ ਸਭ ਨੂੰ ਕਿ ਆਪਣੇ ਪਰਿਵਾਰ ਨਾਲ ਪਿਆਰ ਕਰੋ, ਉਹਨਾਂ ਦੇ ਨਾਲ ਵਕਤ ਗੁਜ਼ਾਰੋ, ਇਸ ਬੇਸ਼ਕੀਮਤੀ ਖਜ਼ਾਨੇ ਨੂੰ ਬਰਬਾਦ ਨਾ ਹੋਣ ਦਿਓ, ਖੁਦ ਨਾਲ ਵੀ ਪਿਆਰ ਕਰੋ।

- ਤੁਹਾਡਾ ਸਟੀਵ ਜਾਬਸ

ਵਿਲਾਇਤ ਵਿਚ ਸਾਹਿਤਿਕ ਮਾਹੌਲ

ਘੱਟ ਲਿਖਦੇ ਹਨ ਪਰ ਉਹੀ ਲਿਖਦੇ ਹਨ ਜਿਸ ਵਿਚ ਉਹਨਾਂ ਦਾ ਯਕੀਨ ਹੋਵੇ। ਮਸਲਨ ਰਣਜੀਤ ਧੀਰ ਦੀ ਪਿਛਲੇ ਸਮੇਂ ਵਿਚ ਇਕ ਪੁਸਤਕ ਆਈ ਹੈ 'ਸਾਹਿਤ ਦਾ ਸੁਰਜ'। ਇਸ ਕਿਤਾਬ ਨੂੰ ਮੈਂ ਰਣਜੀਤ ਧੀਰ ਦੇ ਜ਼ਿਹਨ 'ਚ ਉਕਰੇ ਅਹਿਸਾਸ ਮੰਨਦਾ। ਮੁਕਤਸਰ ਦੇ ਸਰਕਾਰੀ ਕਾਲਜ ਵਿਚ ਅੰਗ੍ਰੇਜ਼ੀ ਪੜ੍ਹਾਉਂਦਿਆਂ ਧੀਰ 1966 ਵਿਚ ਵਿਲਾਇਤ ਤੁਰ ਆਇਆ ਸੀ। ਆਪਣਾ ਘਰ, ਆਪਣੀ ਜਨਮ-ਜ਼ਮੀਨ ਛੱਡਣ ਵੇਲੇ ਜਿਵੇਂ ਹਰ ਇਨਸਾਨ ਦੇ ਮਨ ਵਿਚ ਕਈ ਅਧੂਰੇ ਸੁਪਨੇ ਹੁੰਦੇ ਹਨ ਰਣਜੀਤ ਧੀਰ ਦੇ ਮਨ ਵਿਚ ਵੀ ਸਨ। ਵਿਲਾਇਤ ਦੇ ਸੁਰਜ ਨੂੰ ਆਪਣੀ ਜੇਬ ਵਿਚ ਪਾ ਲੈਣ ਦਾ ਸੁਪਨਾ। ਇਕੋ ਸੁਰਜ ਹੇਠ ਸਾਰੀ ਦੁਨੀਆਂ ਨੂੰ ਇਕੋ ਜਿਹੀ ਧੁੱਪ ਪ੍ਰਦਾਨ ਕਰਨ ਦਾ ਸੁਪਨਾ। ਪਰ ਹਰੇਕ ਦੇ ਕੁਝ ਪੂਰੇ ਹੁੰਦੇ ਹਨ ਤੇ ਕੁਝ ਅੱਧ-ਵਿੱਧੇ ਰਹਿ ਜਾਂਦੇ ਹਨ। ਇਸ ਕਿਤਾਬ

'ਚ ਉਹ ਆਪਣੇ ਇਨ੍ਹਾਂ ਸੁਪਨਿਆਂ ਨੂੰ ਜ਼ਿਹਨ 'ਚ ਲਈ ਇਥੋਂ ਦੀਆਂ ਪੁਸਤਕੀਆਂ ਨਾਲ ਟਕਰਾਉਂਦਿਆਂ ਆਪਣੀ ਮਹਿਸੂਸੀਆਤ ਸਾਂਝਾ ਕਰਦਾ ਕਿ ਉਹਦੇ ਵਰਗਾ ਚੇਤਨ ਮਨੁੱਖ ਵੀ ਜਦੋਂ ਦੂਜਿਆਂ ਸਭਿਆਚਾਰਾਂ ਵਿਚ ਵਿਚਰਦਾ ਤਾਂ ਉਸ ਦੀਆਂ ਮਹਿਸੂਸੀਆਤਾਂ ਉਹਨਾਂ ਸਭਿਆਚਾਰਾਂ ਨਾਲ ਕਿਵੇਂ ਟਕਰਾਉਂਦੀਆਂ ਹਨ। ਇਸੇ ਕਿਤਾਬ 'ਚ ਦਰਜ ਇਕ ਚੈਪਟਰ 'ਚ ਉਹ ਅੰਮ੍ਰਿਤਾ ਪ੍ਰੀਤਮ ਦਾ ਘਰ ਵਿਕਣ ਦੀ ਗੱਲ ਕਰਦਾ। ਉਹਦੀਆਂ ਨਜ਼ਰਾਂ ਵਿਚ ਉਹ ਘਰ ਨਹੀਂ ਸੀ ਵਿਕ ਰਿਹਾ ਸਗੋਂ ਪੰਜਾਬੀ ਸਾਹਿਤ ਤੇ ਸਭਿਆਚਾਰ ਦੇ ਨਕਸ਼ੇ 'ਚੋਂ ਖਾਰਜ ਕੀਤਾ ਜਾ ਰਿਹਾ ਇਕ ਅਧਿਆਇ ਸੀ। ਜਿੱਥੇ ਉਹ ਮੁਲਤਾਨ ਤੋਂ ਲੈ ਕੇ ਦਿੱਲੀ ਤਕ ਬੋਲੀ ਜਾਂਦੀ ਪੰਜਾਬੀ ਭਾਸ਼ਾ ਵਿਸ਼ਾਲਤਾ ਦਾ ਜ਼ਿਕਰ ਕਰਦਾ ਉਥੇ ਹੀ ਸੌਤੇ ਰਾਜਨੀਤਕ ਲਾਲਚਾਂ ਪੰਜਾਬੀ ਭਾਸ਼ਾ ਨੂੰ

ਰਪਲਣ ਵਾਲਿਆਂ 'ਤੇ ਵਿਅੰਗ ਕਰਦਾ ਉੱਥੇ ਹੀ ਉਹ ਪੰਜਾਬੀ ਦੇ ਸਾਹਿਤਕਾਰਾਂ ਦੀਆਂ ਰਹਿਣਗਾਰਾਂ ਦੀ ਟਣਕਦੇ ਰੁੱਪੜੀਏ 'ਚ ਹੁੰਦੀ ਖਰੀਦੋ-ਫਰੋਖਤ ਦੀ ਗੱਲ ਨਾਲ ਭਾਵੁਕ ਬੰਦੇ ਦਾ ਦਿੱਲ ਵੀ ਹਿਲਾ ਕੇ ਰੱਖ ਦਿੰਦਾ ਤੇ ਨਾਲ ਹੀ ਉਹ ਵਿਲਾਇਤ ਜਾਂ ਗੋਰੇ ਦੇਸ਼ਾਂ 'ਚ ਸਾਹਿਤਕਾਰ ਦੀ ਹੁੰਦੀ ਕਦਰ ਦੀ ਗੱਲ ਕਰਦਾ। ਕਿੱਥੇ ਚਾਰਲਸ ਡਿਕਨਜ਼ ਜਾਂ ਸ਼ੈਕਸਪੀਅਰ ਦੇ ਸੰਭਾਲ ਕੇ ਰੱਖੇ ਹੋਏ ਘਰ ਤੇ ਕਿੱਥੇ ਬਲਵੰਤ ਗਾਰਗੀ ਜਾਂ ਅੰਮ੍ਰਿਤਾ ਪ੍ਰੀਤਮ ਦੇ ਬਿਲਡਰਾਂ ਤੇ ਪੈਸੇ ਦੀ ਟਣਕਾਰ ਦੇ ਹੱਥੇ ਚੜ੍ਹੇ ਘਰ। ਉਹ ਆਪਣੇ ਪੰਜਾਬੀ ਸਭਿਆਚਾਰ ਅਤੇ ਸਾਹਿਤ ਦੇ ਉੱਸਰੇਈਆਂ ਦੇ ਵਿਛੜ ਜਾਣ ਬਾਰੇ ਚਿੰਤਿਤ ਤਾਂ ਹੁੰਦਾ ਹੀ ਹੈ ਕਿ ਪਲਾਂ ਵਿਚ ਹੀ ਅੰਮ੍ਰਿਤਾ, ਨੰਦ ਲਾਲ ਨੂਰਪੁਰੀ, ਨਾਨਕ ਸਿੰਘ, ਗੁਰਬਖਸ਼ ਸਿੰਘ, ਬਲਵੰਤ ਗਾਰਗੀ, ਸਾਹਿਰ, ਮੋਹਨ ਸਿੰਘ, ਸ਼ਿਵ ਤੇ ਇਸ ਤਰ੍ਹਾਂ

ਵਿਛੜਿਆਂ ਦੀ ਲੰਮੀ ਲਿਸਟ ਤਾਂ ਤਿਆਰ ਕਰਦਾ, ਪਰ ਆਪਣੀ ਸਰਕਾਰ ਤੇ ਉਸ ਦੀ ਮਾਨਸਿਕ ਯਤਾਮਤਾ ਬਾਰੇ ਉਦਾਸ ਵੀ ਹੁੰਦਾ। ਵਿਲਾਇਤ ਵਿਚ ਸਰਕਾਰਾਂ ਮਾਣ ਨਾਲ ਇਸ ਵਿਰਾਸਤ ਨੂੰ ਸਾਂਝਾ ਆਉਣ ਵਾਲੀਆਂ ਨਾ ਸਿਰਫ ਇੰਗਲੈਂਡ ਪੀੜ੍ਹੀਆਂ ਬਲਕਿ ਸੰਸਾਰ ਭਰ ਦੇ ਲੋਕਾਂ ਨੂੰ ਹਿੱਕ ਠੋਕ ਕੇ ਦੱਸਦੀਆਂ ਪਰ ਪੂਰੇ ਭਾਰਤ ਵਿਚ ਇਸ ਪਾਸੇ ਕਿਸੇ ਇਕ ਅਫਸਰ ਜਾਂ ਹੋਰ ਜ਼ਿੰਮੇਵਾਰ ਵਿਅਕਤੀ ਦਾ ਧਿਆਨ ਹੀ ਨਾ ਜਾਣਾ ਸਾਡੇ ਪਾਲਿਸੀ ਘਾਤਿਆਂ ਦੇ ਦਿਮਾਗੀ ਖੋਖਲੇਪਨ ਨੂੰ ਉਘਾੜਦਾ ਹੈ।

ਉਥੇ ਹੀ ਯਾਦ ਆਉਂਦਾ ਕਿ ਕਾਸ਼ ਅੱਜ ਕੋਈ ਮਹਿੰਦਰ ਸਿੰਘ ਰੰਧਾਵਾ ਜੀਉਂਦਾ ਹੁੰਦਾ। ਪਰ ਕਹਿੰਦੇ ਨੇ ਨਾ ਕਿ ਕਿਸੇ ਵੀ ਸਮਾਜ ਦਾ ਸੀਸਾ ਉਸ ਦਾ ਸਾਹਿਤ ਹੁੰਦਾ ਪਰ ਇਥੇ ਤਾਂ ਸਾਰਾ ਸੀਸਾ ਹੀ ਟੁੱਟਾ ਪਿਆ।

ਦੀਵਾਲੀ ਦੇ ਮਿਥਿਹਾਸਕ ਅਤੇ ਲੋਕਧਾਰਾਈ ਸੰਦਰਭ

ਵਪਾਰਕ ਤੌਰ ਤੇ ਬੇਹੱਦ ਲਾਹੇਵੰਦ ਹੋ ਗਏ ਹਨ। ਪੂਰੇ ਭਾਰਤ ਦੇ ਸੰਦਰਭ ਵਿਚ ਦੇਖੀਏ ਤਾਂ ਇਹ ਪਰਵ ਪੰਜ ਦਿਨ ਤਕ ਚਲਦਾ ਹੈ।

ਨੇਪਾਲ ਤੇ ਕਈ ਹੋਰ ਥਾਈਂ ਇਹ ਸੱਤ ਦਿਨ ਤੱਕ ਜਾਰੀ ਰਹਿੰਦਾ ਹੈ। ਦੀਵਾਲੀ ਦਾ ਤਿਉਹਾਰ ਅੱਸੂ ਦੀ ਤੇਰਵੀ ਤੋਂ ਆਰੰਭ ਹੁੰਦਾ ਹੈ। ਇਸ ਨੂੰ 'ਧੰਨਤੇਰਸ' ਕਿਹਾ ਜਾਂਦਾ ਹੈ ਇਹ ਦਿਨ ਅਸਲ ਵਿਚ ਧੰਨਤੇਰ ਵੈਦ ਦਾ ਦਿਨ ਹੈ ਜਿਸ ਦਿਨ ਇਸ ਦੀ ਪੂਜਾ ਕੀਤੀ ਜਾਂਦੀ ਹੈ। ਇਹ ਉਹੋ ਧੰਨਤੇਰ ਵੈਦ ਹੈ ਜੋ ਸਮੁੰਦਰ ਮੰਥਨ ਸਮੇਂ ਇਕ ਰਤਨ ਵਜੋਂ ਬਾਹਰ ਆਇਆ ਸੀ। ਧੰਨਵੰਤਰੀ ਵੈਦ ਨੂੰ ਦੇਵਤਿਆਂ ਦਾ ਵੈਦ ਮੰਨਿਆ ਜਾਂਦਾ ਹੈ ਅਤੇ ਔਸ਼ਧੀ ਸ਼ਾਸਤਰ ਦਾ ਆਰੰਭ ਕਰਤਾ ਵੀ ਇਸੇ ਨੂੰ ਮੰਨਦੇ ਹਨ। "ਆਯੁਰਵੇਦ ਵਾਲੇ ਧੰਨ ਤੇਰਸ ਨੂੰ ਇਸਦੀ ਜਨਮ ਤਿਥ ਮੰਨਾਉਂਦੇ ਹਨ ਤੇ ਇਸ ਤਿਉਹਾਰ ਦਾ ਨਾਂ ਧੰਨਤੇਰ ਦੇ ਨਾਂ ਉਤੇ ਧੰਨਤੇਰਸ ਪਿਆ। ਕਈ ਕਹਿੰਦੇ ਹਨ ਕਿ ਧੰਨ ਤੇਰਸ ਨੂੰ ਨਵਾਂ ਭਾਂਡਾ ਖਰੀਦਣ ਨਾਲ ਘਰ ਵਿਚ ਰੋਗ ਨੇੜੇ ਨਹੀਂ ਫਟਕਦਾ। ਧੰਨਤੇਰ ਨੇ ਹੀ ਆਯੁਰਵੇਦ ਦੀ ਰਚਨਾ ਕੀਤੀ।" ਧੰਨਵੰਤਰੀ ਦੀ ਪੂਜਾ ਇਸ ਲਈ ਕੀਤੀ ਜਾਂਦੀ ਹੈ ਕਿ ਇਸ ਨਾਲ ਬਿਮਾਰੀਆਂ ਦੂਰ ਰਹਿੰਦੀਆਂ ਹਨ। ਪਰ ਹੁਣ ਤਾਂ ਧੰਨਤੇਰਸ ਦਾ ਅਰਥ ਭਾਂਡੇ ਖਰੀਦਣਾ ਅਤੇ ਗਹਿਣੇ ਖਰੀਦਣਾ ਹੀ ਰਹਿ ਗਿਆ ਹੈ ਜਿਸ ਨੂੰ ਸੁਭ ਮੰਨਿਆ ਜਾਂਦਾ ਹੈ। ਅਸਲ ਵਪਾਰਕ ਦਿਨ।

ਚੌਧਵੀ ਨੂੰ ਨਰਕਾਚਤੁਰਦਸੀ ਦੇ ਰੂਪ ਵਿਚ ਮੰਨਾਇਆ ਜਾਂਦਾ ਹੈ। ਮਹਾਂ ਭਾਰਤ ਅਨੁਸਾਰ ਇਕ ਬਾਰ ਨਰਕਾਸੁਰ ਦੈਂਤ ਨੇ ਘੋਰ ਤਪੱਸਿਆ ਕੀਤੀ। ਉਹ ਹੋਰਨਾਂ ਦੈਂਤਾਂ ਵਾਂਗ ਹੀ ਇੰਦਰ ਦਾ ਰਾਜ ਪ੍ਰਾਪਤ ਕਰਨਾ ਚਾਹੁੰਦਾ ਸੀ। ਇੰਦਰ ਨੇ ਰਾਜ ਦੇ ਖੁੱਸਣ ਦੇ ਡਰੋਂ ਵਿਸ਼ਣੂ ਨੂੰ ਯਾਦ ਕੀਤਾ। ਬ੍ਰਹਮ ਪੁਰਾਣ ਮੁਤਾਬਿਕ ਇੰਦਰ ਨੇ ਕ੍ਰਿਸ਼ਨ ਨੂੰ ਕਿਹਾ ਕਿ, "ਭੋਮਾਸੁਰ (ਨਰਕਾਸੁਰ) ਅਨੇਕ ਦੇਵਤਿਆਂ ਨੂੰ ਮਾਰ ਚੁੱਕਾ ਹੈ ਕੁੜੀਆਂ ਦਾ ਬਲਾਤਕਾਰ ਕਰਦਾ ਹੈ। ਉਸਨੇ ਅਦਿਤੀ ਅਤੇ ਅੰਮ੍ਰਿਤਸਰਾਵੀ ਨਾਂ ਦੇ ਦਿੱਵ ਕੁੰਡਲ ਲੈ ਲਏ ਹਨ ਹੁਣ ਮੇਰਾ ਏਰਾਵਤ (ਹਾਥੀ) ਵੀ ਲੈ ਲੈਣਾ ਚਾਹੁੰਦਾ ਹੈ। ਉਸ ਤੋਂ ਰੱਖਿਆ ਕਰੋ।" ਕ੍ਰਿਸ਼ਨ ਨੇ ਵਿਸ਼ਵਾਸ ਦੁਆਇਆ ਤੇ ਨਰਕਾਸੁਰ ਤੇ ਹਮਲਾ ਕੀਤਾ। ਸੁਦਰਸਨ ਚੱਕਰ ਨਾਲ ਉਸਦੇ ਦੋ ਟੋਟੇ ਕਰ ਦਿੱਤੇ ਅਤੇ ਦੈਂਤਾਂ ਦਾ ਵੱਧ ਕੀਤਾ। "10 ਕਈਆਂ ਅਨੁਸਾਰ ਨਰਕਾਸੁਰ ਦਾ ਵੱਧ ਕ੍ਰਿਸ਼ਨ ਦੀ ਪਤਨੀ ਸਤਿਯਭਾਮਾ ਨੇ ਕੀਤਾ। ਨਰਕਾਸੁਰ ਦੇ ਮਰਨ ਦੀ ਖੁਸ਼ੀ ਨਰਕਾਸੁਰ ਚਤੁਰਥੀ ਨੂੰ ਦਿੱਵੇ ਬਾਲ ਕੇ ਕੀਤੀ ਜਾਂਦੀ ਹੈ। ਇਸ ਦਿਨ ਤਿਲਾਂ ਦਾ ਖੁਸ਼ਬੂਦਾਰ ਤੇਲ ਮਲ ਕੇ ਨਹਾਇਆ ਜਾਂਦਾ ਹੈ। ਔਰਤਾਂ ਹੱਥਾਂ ਤੇ ਮਹਿੰਦੀ ਰਚਾਉਂਦੀਆਂ ਹਨ। ਇਸ ਦਿਨ ਗਣੇਸ਼, ਲਕਸ਼ਮੀ, ਸਰਸਵਤੀ ਅਤੇ ਕੁਬੇਰ ਦੀ ਪੂਜਾ ਵੀ ਕੀਤੀ ਜਾਂਦੀ ਹੈ। ਇਉਂ ਇਹ ਦਿਨ ਧੰਨ ਪ੍ਰਾਪਤੀ, ਬਲ-ਪ੍ਰਾਪਤੀ, ਵਿਦਿਆ ਪ੍ਰਾਪਤੀ, ਅਤੇ ਨਵੇਂ ਖਾਤੇ ਖੋਲ੍ਹਣ ਦੇ ਰੂਪ ਵਿਚ ਮੰਨਾਇਆ ਜਾਂਦਾ ਹੈ।

ਅੱਸੂ ਮਹੀਨੇ ਦਾ ਆਖਰੀ ਦਿਨ ਜਾਂ ਮਸੱਆ ਦਾ ਦਿਨ ਹੀ ਅਸਲੀ ਦੀਵਾਲੀ ਦਾ ਦਿਨ ਹੈ। ਸਾਰੀ ਰਾਤ ਦਿੱਵੇ ਬਾਲੇ ਜਾਂਦੇ ਹਨ। ਘਰ ਦੇ ਦਰਵਾਜ਼ੇ ਖੁਲ੍ਹੇ ਰੱਖੇ ਜਾਂਦੇ ਹਨ ਤਾਂ ਕਿ ਲਕਸ਼ਮੀ ਆਏ ਤਾਂ ਮੁੜ ਕੇ ਨਾ ਜਾਏ। ਆਮ ਗੱਲਾਂ ਵਿਚ ਅਸੀਂ

ਪੈਸੇ ਨੂੰ 'ਹੱਥਾਂ ਦੀ ਮੈਲ' ਹੀ ਕਹਿੰਦੇ ਹਾਂ ਪਰ ਲਕਸ਼ਮੀ (ਧੰਨ) ਅਤੇ ਕੁਬੇਰ ਦੀ ਪੂਜਾ ਪੂਰੀ ਦੁਨੀਆਂ ਵਿਚ ਸਾਡੇ ਹੀ ਹਿੱਸੇ ਆਈ ਹੈ। ਮਿਠਾਈਆਂ ਵੰਡੀਆਂ ਜਾਂਦੀਆਂ ਹਨ। ਦੀਵੇ ਬਾਲਣ ਸਮੇਂ ਵੱਡੇ ਵੱਡੇ ਰਿਸ਼ੀਆਂ ਨੂੰ ਦੀਵੇ ਮਣਸੇ ਜਾਂਦੇ ਹਨ। ਇਕ ਦੀਵਾ ਸਿਵਿਆਂ ਵਿਚ ਵੱਡੇ ਰਿਸ਼ੀਆਂ ਦੇ ਨਾਂ ਦਾ ਰੱਖਿਆ ਜਾਂਦਾ ਹੈ। ਧਾਰਮਿਕ ਸਥਾਨਾਂ ਤੇ ਦੀਵੇ ਰੱਖੇ ਜਾਂਦੇ ਹਨ। ਸ਼ੁਰੂ ਵਿਚ ਬੱਦ ਬਲਾਵਾਂ ਨੂੰ ਦੂਰ ਭਜਾਉਣ ਲਈ ਉਚੀਆਂ ਅਵਾਜ਼ਾਂ ਕੱਢੀਆਂ ਜਾਂਦੀਆਂ ਸਨ ਪਰ ਬਾਅਦ ਵਿਚ ਇਨ੍ਹਾਂ ਦੀ ਥਾਂ ਪਟਾਕਿਆਂ ਨੇ ਲੈ ਲਈ ਪਰ ਰੌਲਾ ਪਟਾਕਿਆਂ ਦੇ ਨਾਲ ਵੀ ਬਰਕਰਾਰ ਹੈ। ਸਟੇਟਸ ਦਾ ਵਿਖਾਵਾ ਕਰਨ ਲਈ ਵੀ ਕਰੌਤਾਂ ਦੇ ਪਟਾਕੇ ਫੁੱਕੇ ਜਾਂਦੇ ਹਨ। ਸਮੁੰਦਰ ਮੰਥਨ ਵਿਚੋਂ ਨਿਕਲਿਆਂ ਇਕ ਰਤਨ ਸੁਰਾ (ਸ਼ਰਾਬ) ਵੀ ਖੁਬ ਉਡਦੀ ਹੈ। ਮਾਸਾਹਾਰੀਆਂ ਲਈ ਇਹ ਮਹਾਪ੍ਰਸ਼ਾਦਿ ਛੱਕਣ ਦਾ ਤਿਉਹਾਰ ਬਣ ਜਾਂਦਾ ਹੈ। ਜੂਆ ਖੇਡਣਾ ਵੀ ਪਵਿੱਤਰ ਮੰਨਿਆ ਜਾਂਦਾ ਹੈ। ਕਈ ਥਾਂ ਪਰਿਵਾਰ ਜੁਏ ਵਿਚ ਆਪਣੇ ਵੱਡੇ ਵੱਡੇ ਨੂੰ ਜਿਤਾਉਂਦਾ ਹਨ ਤਾਂ ਕਿ ਸਾਰਾ ਸਾਲ ਪੈਸਾ ਆਂਉਂਦਾ ਰਹੇ।

ਗਜ਼ਰਾਤੀ ਮਾਰਵਾੜੀਆਂ ਲਈ ਕੱਤਕ ਦੀ ਪਹਿਲੀ ਤਾਰੀਖ ਨਵੇਂ ਸਾਲ ਦਾ ਆਰੰਭ ਹੁੰਦਾ ਹੈ। ਨਵੇਂ ਸਾਲ ਦੇ ਆਰੰਭ ਨੂੰ ਪੂਰੇ ਉਤਸ਼ਾਹ ਨਾਲ ਮੰਨਾਇਆ ਜਾਂਦਾ ਹੈ। ਕਈ ਥਾਈਂ ਪਹਿਲੀ ਦੇ ਤਿਉਹਾਰ ਨੂੰ 'ਦਿਵਾਲੀ ਪਤਵਾ' ਵੀ ਕਿਹਾ ਜਾਂਦਾ ਹੈ। ਜੋ ਅਸਲ ਵਿਚ ਪਤੀ ਪਤਨੀ ਦਾ ਤਿਉਹਾਰ ਮੰਨਿਆ ਜਾਂਦਾ ਹੈ। ਦੋਨੋਂ ਇਕ ਦੂਜੇ ਨੂੰ ਵਿਸ਼ੇਸ਼ ਤੌਰ ਤੇ ਪਤੀ ਪਤਨੀ ਨੂੰ ਮਹਿੰਗੇ ਉਪਹਾਰ ਲੈ ਕੇ ਦਿੰਦਾ ਹੈ। ਇਸ ਦਿਨ ਗੋਵਰਧਨ ਪੂਜਾ ਦੇ ਨਾਲ ਨਾਲ ਵਿਸ਼ਵਕਰਮਾ ਦਾ ਦਿਨ ਵੀ ਮੰਨਾਇਆ ਜਾਂਦਾ ਹੈ। ਵਿਸ਼ਵਕਰਮਾ ਨੂੰ ਦੇਵਤਿਆਂ ਦੇ ਭਵਨ ਨਿਰਮਾਣ ਕਰਨ ਵਾਲਾ ਦੇਵਤਾ ਮੰਨਿਆ ਜਾਂਦਾ ਹੈ ਪਰ ਕਾਰੀਗਰ ਜਮਾਤ ਨੇ ਇਸਨੂੰ ਆਪਣਾ ਇਸ਼ਟ ਮੰਨਿਆ ਹੈ। ਕਈ ਥਾਈਂ ਵਿਸ਼ਵਕਰਮਾ ਨੂੰ ਬ੍ਰਹਮਾ ਦਾ ਪੁੱਤਰ ਕਿਹਾ ਗਿਆ ਹੈ। ਉਹ ਲਕੜੀ, ਲੋਹੇ ਦੇ ਕਾਰੀਗਰਾਂ, ਭਵਨ ਨਿਰਮਾਣਕਾਰਾਂ ਅਤੇ ਮਜ਼ਦੂਰਾਂ ਦਾ ਦੇਵਤਾ ਮੰਨਿਆ ਜਾਂਦਾ ਹੈ। ਸੱਤਪੱਥ ਵੇਦ ਦੀ ਰਚਨਾ ਉਸੇ ਦੀ ਮੰਨੀ ਜਾਂਦੀ ਹੈ। ਉਸਦੇ ਚਾਰ ਹੱਥ ਕਲਪੇ ਗਏ ਹਨ ਜਿਹਨਾਂ ਵਿਚ ਘੜਾ, ਕਿਤਾਬ, ਰੱਸੀ ਅਤੇ ਕਾਰੀਗਰੀ ਦੇ ਸੰਦ ਦਿਖਾਏ ਗਏ ਹਨ। ਮੰਨਿਆ ਜਾਂਦਾ ਹੈ ਕਿ ਵਿਸ਼ਵਕਰਮਾ ਨੇ ਸੱਤਯੁੱਗ ਵਿਚ ਸਵਰਗ ਲੋਕ (ਜਾਂ ਇੰਦਰ ਲੋਕ), ਤਰੇਤੇ ਯੁੱਗ ਵਿਚ ਸੋਨੇ ਦੀ ਲੋਕਾ, ਦੁਆਪਰ ਯੁੱਗ ਵਿਚ ਹਸਤਨਾਪੁਰ ਅਤੇ ਕਲਯੁੱਗ ਵਿਚ ਇੰਦਰਪ੍ਰਸਥ ਦਾ ਨਿਰਮਾਣ ਕੀਤਾ। ਇਸ ਦਿਨ ਸਾਰੀ ਕਾਰੀਗਰ ਜਮਾਤ ਆਪਣੇ ਸੰਦਾਂ ਦੀ ਪੂਜਾ ਕਰਦੀ ਹੈ ਅਤੇ ਆਉਣ ਵਾਲੇ ਸਾਲ ਲਈ ਆਪਣੇ ਕੰਮ ਵਿਚ ਵਾਧੇ ਦੀ ਕਾਮਨਾ ਕਰਦੀ ਹੈ। ਇਸ ਦਿਨ ਕੋਈ ਕੰਮ ਨਹੀਂ ਕੀਤਾ ਜਾਂਦਾ। ਜਸਵੰਤ ਸਿੰਘ ਵਿਰਦੀ ਨੇ ਵਿਸ਼ਵਕਰਮਾ ਦੇ ਜੀਵਨ ਉਪਰ ਆਧਾਰਿਤ ਇਕ ਨਾਵਲ ਦੀ ਰਚਨਾ ਵੀ ਕੀਤੀ ਜਿਸਦਾ ਨਾਂ ਹੈ "ਨਿਹਚਲ ਨਾਹੀ ਚੀਤ" ਜੋ ਆਪਣੀ ਤਰ੍ਹਾਂ ਦਾ ਮਿਥਿਹਾਸਕ ਨਾਵਲ ਹੈ।

ਕੱਤਕ ਦੀ ਦੂਜ ਦੇ ਤਿਉਹਾਰ ਨੂੰ ਭਾਉ-ਬੀਜ, ਭਈਆ ਦੂਜ ਜਾਂ ਫਿਰ ਟਿੱਕਾ ਭਈ ਦੂਜ ਕਿਹਾ ਜਾਂਦਾ ਹੈ। "ਸਕੰਦ ਪੁਰਾਣ ਵਿਚ ਕਿਹਾ ਗਿਆ ਹੈ ਕਿ ਜੋ ਭੈਣ ਭਈਆ ਦੂਜ ਦੇ ਦਿਨ ਭਰਾ ਨੂੰ ਟਿੱਕਾ ਲਾ ਕੇ ਭੋਜਨ ਕਰਵਾਉਂਦੀ ਹੈ ਉਹ ਕਦੇ

ਵਿਧਵਾ ਨਹੀਂ ਹੁੰਦੀ।" ਵਣਜਾਰਾ ਬੇਦੀ ਨੇ ਪੁਰਾਣਾਂ ਦੀ ਇਕ ਹੋਰ ਕਥਾ ਦਾ ਵੀ ਜ਼ਿਕਰ ਕੀਤਾ ਹੈ। ਇਕ ਵਾਰ ਕੱਤਕ ਦੀ ਚਾਨਣ ਪੱਖ ਦੀ ਦੂਜ ਨੂੰ ਯਮਰਾਜ ਆਪਣੀ ਭੈਣ ਯਮੁਨਾ ਦੇ ਘਰ ਗਿਆ। ਭੈਣ ਨੇ ਉਸਨੂੰ ਟਿੱਕਾ ਲਗਾ ਕੇ ਭੋਜਨ ਛਕਾਇਆ। ਯਮਰਾਜ ਨੇ ਬਦਲੇ ਵਿਚ ਭੈਣ ਨੂੰ ਕੁਝ ਮੰਗਣ ਲਈ ਕਿਹਾ। ਯਮੁਨਾ ਨੇ ਯਮਰਾਜ ਤੋਂ ਹਰ ਸਾਲ ਉਸਦੇ ਘਰ ਆਉਣ ਦਾ ਵਚਨ ਲਿਆ। ਇੱਥੋਂ ਹੀ ਪਰਵ ਦਾ ਨਾਂ ਭਈਆ ਦੂਜ ਪੈ ਗਿਆ। ਇਸੇ ਲਈ ਕਈ ਥਾਂ ਇਸ ਦਿਨ ਯਮਰਾਜ ਅਤੇ ਚਿੱਤਰ ਗੁਪਤ ਦੀ ਪੂਜਾ ਵੀ ਕੀਤੀ ਜਾਂਦੀ ਹੈ। ਵਿਲੀਅਮ ਕਰੁੱਕ ਨੇ ਇਸ ਮਿੱਥ ਨੂੰ ਵੇਦ ਦੀ ਯਮ ਯਮੀ ਸੂਤਰ ਵਾਲੀ ਮਿੱਥ ਨਾਲ ਜੋੜਿਆ ਹੈ ਤੇ ਦੋਨਾਂ ਨੂੰ ਜੋੜੇ ਭੈਣ ਭਰਾ ਮੰਨਿਆ ਗਿਆ ਹੈ। (ਪੰਨਾ-347) ਹੁਣ ਇਹ ਪਰਵ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਹੈ ਜੋ ਹਿੰਦੂ ਖੱਤਰੀ ਪਰਿਵਾਰਾਂ ਤਕ ਹੀ ਸੀਮਤ ਹੈ। ਇਸ ਦਿਨ ਭੈਣਾਂ ਨੂੰ ਵਿਸ਼ੇਸ਼ ਤੌਰ ਤੇ ਸੱਦਿਆ ਜਾਂਦਾ ਹੈ। ਉਸਨੂੰ ਤੋਹਫੇ ਵੀ ਦਿੱਤੇ ਜਾਂਦੇ ਹਨ।

ਨੇਪਾਲ ਵਿਚ ਦੀਵਾਲੀ ਦਾ ਪਰਵ ਅੱਸੂ ਵਦੀ 12ਵੀਂ ਤੋਂ ਸ਼ੁਰੂ ਹੋ ਕੇ ਕੱਤਕ ਸੁਦੀ ਦੂਜ ਤਕ ਚਲਦਾ ਹੈ। 12ਵੀਂ ਨੂੰ 'ਕਾਗ ਤਿਹਾਰ' ਮੰਨਾਇਆ ਜਾਂਦਾ ਹੈ। ਇਸ ਦਿਨ ਕਾਵਾਂ ਨੂੰ ਖਾਣੇ ਖੁਆਏ ਜਾਂਦੇ ਹਨ। 13ਵੀਂ ਨੂੰ ਮੰਨਾਏ ਜਾਣ ਵਾਲੇ ਤਿਉਹਾਰ ਨੂੰ 'ਕੂਕਰ ਤਿਹਾਰ' ਕਿਹਾ ਜਾਂਦਾ ਹੈ ਜਿਸ ਤੇ ਕੁੱਤਿਆਂ ਲਈ ਭੋਜਨ ਪਰੋਸਿਆ ਜਾਂਦਾ ਹੈ। 'ਗਾਇ ਗੋਰੂ ਤਿਹਾਰ' ਚੌਧਵੀ ਦਾ ਤਿਹਾਰ ਹੈ। ਇਸ ਦਿਨ ਗਾਵਾਂ, ਘੋੜਿਆਂ ਅਤੇ ਬਲਦਾਂ ਨੂੰ ਸਜਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਔਨ ਆਦਿ ਖੁਆਇਆ ਜਾਂਦਾ ਹੈ। ਇਨ੍ਹਾਂ ਸਾਰੇ ਤਿਹਾਰਾਂ ਪਿੱਛੇ ਵੀ ਵਿਸ਼ਵਾਸ ਜਾਂ ਮਾਨਤਾਵਾਂ ਅਤੇ ਇਨ੍ਹਾਂ ਨਾਲ ਕਿਹੜੀਆਂ ਕਥਾਵਾਂ ਜੁੜੀਆਂ ਹਨ, ਇਹ ਇਕ ਵੱਖਰੀ ਖੋਜ ਦਾ ਵਿਸ਼ਾ ਹੈ। 15ਵੀਂ ਨੂੰ ਲਕਸ਼ਮੀ ਦਾ ਪੂਜਨ ਹੁੰਦਾ ਹੈ ਜੋ ਨੇਪਾਲੀ ਸਾਲ ਦਾ ਆਖਰੀ ਦਿਨ ਵੀ ਹੈ। ਨਵੇਂ ਵਰ੍ਹੇ ਪਹਿਲੀ ਕੱਤਕ ਨੂੰ ਨੇਵਾਰੀ ਲੋਕ 'ਮਹਾਂ ਪੂਜਾ' ਕਰਦੇ ਹਨ। ਕੱਤੇ ਦੀ ਪਹਿਲੀ ਨੂੰ 'ਦੇਹ ਪੂਜਾ' ਕੀਤੀ ਜਾਂਦੀ ਹੈ। ਇਸਦਾ ਮੰਤਵ ਸਾਰੇ ਸਾਲ ਲਈ ਸਰੀਰ ਤੰਦਰੁਸਤੀ ਦੀ ਕਾਮਨਾ ਕਰਨਾ ਹੈ। ਦੇਹ ਪੂਜਾ ਆਪਣੇ ਆਪ ਵਿਚ ਪਦਾਰਥਵਾਦੀ ਸੋਚ ਵਿਚੋਂ ਹੀ ਪੈਦਾ ਹੁੰਦੀ ਹੈ। ਜੇ ਦੇਹ ਨਰੋਈ ਨਹੀਂ ਤਾਂ ਮਾਨਸਿਕਤਾ ਵੀ ਨਰੋਈ ਨਹੀਂ ਰਹਿ ਸਕਦੀ। ਦੇਹ ਬਗ਼ੈਰ ਦਿਲ, ਦਿਮਾਗ ਤੇ ਆਤਮਾ ਦੀ ਕਲਪਨਾ ਹੀ ਨਹੀਂ ਕੀਤੀ ਜਾ ਸਕਦੀ। ਨੇਪਾਲ ਵਿਚ ਇਹ ਤਿਉਹਾਰ ਲੋਹੜੀ ਤੇ ਤੀਆਂ ਦੇ ਮੇਲ ਵਰਗਾ ਤਿਉਹਾਰ ਹੈ। ਪੀਘਾਂ ਝੂਟੀਆਂ ਜਾਂਦੀਆਂ ਹਨ। ਮੁੰਡੇ ਕੁੜੀਆਂ ਨੱਚਦੇ ਨੱਚਦੇ ਘਰ ਘਰ ਜਾ ਕੇ ਫਲ ਅਤੇ ਪੈਸੇ ਇਕੱਠੇ ਕਰਦੇ ਹਨ।

ਨੇਪਾਲ ਤੋਂ ਬਾਅਦ ਦੀਵਾਲੀ ਵਾਲੇ ਦਿਨ ਨੂੰ ਉਤੀਸਾ ਵਿਚ ਵੱਖਰੇ ਵੰਗ ਨਾਲ ਮਨਾਇਆ ਜਾਂਦਾ ਹੈ। ਕਪਾਹ, ਲੂਣ, ਸਰ੍ਹੋਂ ਜੜ੍ਹਾਂ ਹਲਦੀ ਅਤੇ ਜੰਗਲੀ ਘਾਹ ਤੋਂ ਰੰਗੋਲੀ ਬਣਾਈ ਜਾਂਦੀ ਹੈ ਅਤੇ ਉਸਦੇ ਵਿਚਕਾਰ ਪ੍ਰਸ਼ਾਦਿ ਰੱਖ ਕੇ ਉਸ ਉਪਰ ਦੀਵਾ ਧਰਿਆ ਜਾਂਦਾ ਹੈ। ਦੀਵਾ ਸਣ ਦੇ ਡਕਿਆਂ ਦਾ ਬਣਾਇਆ ਜਾਂਦਾ ਹੈ ਅਤੇ ਇਸ ਵਿਚ ਕਪੜੇ ਦੀ ਬੱਤੀ ਪਾਈ ਜਾਂਦੀ ਹੈ। ਵੱਡੇ ਰਿਸ਼ੀਆਂ ਨੂੰ ਖੁਸ਼ ਕਰਨ ਲਈ 'ਤਰਪਣ' ਪੂਜਾ ਕੀਤੀ ਜਾਂਦੀ ਹੈ। ਘਰ ਸਾਹਮਣੇ ਬਾਂਸ ਗੱਡ ਕੇ ਮਿੱਟੀ ਦੇ ਭਾਂਡੇ ਵਿਚ ਦੀਵਾ ਰੱਖ ਕੇ

ਟੰਗਿਆ ਜਾਂਦਾ ਹੈ। ਘੇਰਾ ਬਣਾ ਕੇ ਹੱਥ ਵਿਚ ਜਲਦੇ ਸਣ ਦੇ ਡੱਕੇ ਫੜ ਕੇ ਅਸਮਾਨ ਵਲ ਕਰ ਕੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਦਾ ਭਾਵ ਕੁਝ ਇਸ ਤਰ੍ਹਾਂ ਹੁੰਦਾ ਹੈ ਕਿ, 'ਵਡੇਰਿਉ ਸਾਮ ਦੇ ਹਨੇਰੇ ਵਿਚ ਆਉ ਅਸੀਂ ਤੁਹਾਡੇ ਰਾਹ ਰੁਸ਼ਨਾ ਦਿੱਤੇ ਹਨ' ਦੀਵਾਲੀ ਤੇ ਭਾਰਤ ਦੇ ਕਈ ਹਿੱਸਿਆਂ ਵਿਚ ਵੱਡੇ ਰਿਸ਼ੀਆਂ ਦੇ ਨਾਂ ਦੇ ਦੀਵੇ ਜਲਾਏ ਜਾਂਦੇ ਹਨ ਪਰ ਉਤੀਸਾ ਵਿਚ ਇਹ ਦਿਨ ਵੱਡੇ ਰਿਸ਼ੀਆਂ ਦੀ ਪੂਜਾ ਲਈ ਹੀ ਰਾਖਵਾਂ ਹੈ। ਦੇਸ਼ ਦੇ ਕੁਝ ਹੋਰ ਹਿੱਸਿਆਂ ਵਿਚ ਕਈ ਵੱਖਰਤਾਵਾਂ ਵੀ ਮਿਲਦੀਆਂ ਹਨ ਜਿਵੇਂ ਮਹਾਰਾਸ਼ਟਰ ਵਿਚ 12ਵੀਂ ਤਾਰੀਖ ਨੂੰ ਗਾਂ ਅਤੇ ਉਸਦੇ ਵੱਡੇ ਦੀ ਆਰਤੀ ਕੀਤੀ ਜਾਂਦੀ ਹੈ। ਇਹ ਮਾਂ-ਪੁੱਤ ਦਾ ਦਿਨ ਕਰਕੇ ਜਾਣਿਆ ਜਾਂਦਾ ਹੈ। ਇਸੇ ਤਰ੍ਹਾਂ ਕੱਤੇ ਦੀ ਪਹਿਲੀ ਨੂੰ ਪਤੀ-ਪਤਨੀ ਦਾ ਦਿਨ ਮਨਾਇਆ ਜਾਂਦਾ ਹੈ। ਜਿਸਨੂੰ 'ਬਾਲੀ ਪ੍ਰਤਿਪਦਕਾ' ਦਾ ਨਾਂ ਦਿੱਤਾ ਗਿਆ ਹੈ। ਆਂਧਰਾ ਪ੍ਰਦੇਸ਼ ਵਿਚ ਨਰਕਾਸੁਰ ਦਾ ਪੁਤਲਾ ਜਲਾਇਆ ਜਾਂਦਾ ਹੈ। ਰਾਮਲੀਲਾ ਵਾਂਗ ਕ੍ਰਿਸ਼ਨ ਜਾਂ ਸਤਿਯਭਾਮਾ ਬਣਿਆਂ ਕਲਾਕਾਰ ਪੁਤਲੇ ਨੂੰ ਅੱਗ ਦਿੰਦਾ ਹੈ। ਕੋਂਕਣ-ਗੋਆ ਵਿਚ ਬੇਰਾਂ ਨੂੰ ਪੈਰਾਂ ਹੇਠ ਮਿੱਥਿਆ ਜਾਂਦਾ ਹੈ। ਗੁਜਰਾਤ ਵਿਚ ਉਤਸਵ 11ਵੀਂ ਤੋਂ ਸ਼ੁਰੂ ਹੋ ਜਾਂਦਾ ਹੈ ਅਤੇ ਕੱਤਕ ਦੀ ਪੰਜਵੀਂ ਨੂੰ 'ਲਾਭਪੰਚਮ' ਉਤਸਵ ਮਨਾਇਆ ਜਾਂਦਾ ਹੈ। ਦੁਨੀਆਂ ਦੇ ਜਿਸ ਹਿੱਸੇ ਵਿਚ ਭਾਰਤੀ ਗਏ ਹਨ ਉਥੇ ਹੀ ਦੀਵਾਲੀ ਦਾ ਪਰਵ ਦੀਵੇ ਬਾਲ ਕੇ ਜਾਂ ਇੱਕ ਥਾਂ ਇਕੱਠੇ ਹੋ ਕੇ ਆਤਸ਼ਬਾਜ਼ੀ ਚਲਾ ਕੇ ਖੁਸ਼ੀ ਦਾ ਮਾਹੌਲ ਸਿਰਜ ਲੈਂਦੇ ਹਨ।

ਕੁੱਲ ਮਿਲਾ ਕੇ ਦੀਵਾਲੀ ਭਾਰਤ ਦਾ ਸਭ ਤੋਂ ਮਹੱਤਵਪੂਰਣ ਤਿਉਹਾਰ ਹੈ ਜਿਸਨੂੰ ਨੇਪਾਲ ਤੱਕ ਅਤੇ ਸਾਰੇ ਸੰਸਾਰ ਵਿਚ ਜਿੱਥੇ ਵੀ ਭਾਰਤੀ ਗਏ ਹਨ ਉਥੇ ਮਨਾਇਆ ਜਾਂਦਾ ਹੈ। ਸਮਕਾਲੀ ਸਮਾਜ ਵਿਚ ਹੋਰ ਤਿਉਹਾਰਾਂ ਵਾਂਗ ਦੀਵਾਲੀ ਦਾ ਵੀ ਵਪਾਰੀਕਰਣ ਹੋ ਗਿਆ ਹੈ। ਧੰਨਤੇਰਸ ਤੋਂ ਲੈ ਕੇ ਟਿੱਕਾ ਭਈ ਦੂਜ ਤੱਕ ਵੱਡੀਆਂ ਛੋਟੀਆਂ ਦੇਸੀ ਵਿਦੇਸ਼ੀ ਕੰਪਨੀਆਂ ਲੋਕਾਂ ਨੂੰ ਲੁਭਾਉਣ ਵਿਚ ਕੋਈ ਕੋਰ ਕਸਰ ਬਾਕੀ ਨਹੀਂ ਰਹਿਣ ਦਿੰਦੀਆਂ। ਲੋਨ ਦੇ ਦੇ ਕਿਸ਼ਤਾਂ ਤੇ ਹਰ ਚੀਜ਼ ਬੇਚੀ ਜਾਂਦੀ ਹੈ। ਇਸ ਘੜਮੋਸ ਵਿਚ ਮੋਹ, ਸ਼ਰਧਾ ਸਭ ਗੁੰਮ ਗੁਆਚ ਜਾਂਦੇ ਹਨ। ਉਪਰੋਕਤ ਵਿਚਾਰ ਇਕ ਹੋਰ ਗੱਲ ਵੀ ਸਪੱਸ਼ਟ ਕਰਦੀ ਹੈ ਕਿ ਤਿਉਹਾਰਾਂ ਨੂੰ ਸਮਝਣ ਲਈ ਇਤਿਹਾਸਕ, ਮਿਥਿਹਾਸਕ, ਵਿਸ਼ਵਾਸ-ਮਾਨਤਾਵਾਂ ਦੇ ਸੰਦਰਭ ਜ਼ਰੂਰੀ ਹਨ ਜਿਸਤੋਂ ਮਨੁੱਖੀ ਮਾਨਸਿਕਤਾ ਦੇ ਵਿਕਾਸ ਨੂੰ ਸਮਝਿਆ ਜਾ ਸਕਦਾ ਹੈ। ਇਨ੍ਹਾਂ ਤਿਉਹਾਰਾਂ ਪਿੱਛੇ ਵਿਗਿਆਨਕਤਾ ਲੱਭਣਾ ਜਾਂ ਵਿਗਿਆਨ ਦੇ ਆਧਾਰ ਤੇ ਇਨ੍ਹਾਂ ਨੂੰ ਮੂਲੋਂ ਰੱਦ ਕਰਨਾ ਵੀ ਅਤਿਵਾਦੀ ਪ੍ਰਵਿਰਤੀ ਹੋਵੇਗੀ। ਐਨਥਰੋਪੋਲੋਜੀ ਅਤੇ ਲੋਕਧਾਰਾ ਸ਼ਾਸਤਰ ਹੀ ਸਾਡੀ ਸਮਝ ਨੂੰ ਹੋਰ ਅਮੀਰ ਬਣਾ ਸਕਦੇ ਹਨ। ਇਨ੍ਹਾਂ ਤਿਉਹਾਰਾਂ ਨੂੰ ਮੰਨਾਉਣ ਪਿੱਛੇ ਮਨੁੱਖੀ ਸੋਚ ਇਹ ਹੈ ਕਿ ਮਨੁੱਖ ਲਗਾਤਾਰ ਕੰਮ ਦੇ ਗਪੀਗੋੜ ਤੋਂ ਬਾਅਦ ਅਜਿਹੇ ਤਿਉਹਾਰਾਂ ਉਪਰ ਸਾਮੂਹਿਕ ਤੌਰ ਤੇ ਖੁਸ਼ੀ ਮੰਨਾ ਕੇ ਅਗਲਾ ਸਖਤ ਜੀਵਨ ਜੀਉਣ ਦੀ ਤਿਆਰੀ ਕਰਦਾ ਹੈ ਤੇ ਨਾਲ ਦੀ ਨਾਲ ਮਾਨਸਿਕ ਤੇ ਆਤਮਿਕ ਤ੍ਰਿਪਤੀ ਕਰਕੇ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਮੋਹ ਮੁਹੱਬਤ ਪ੍ਰਗਟਾਉਣ ਦੇ ਮੌਕੇ ਵੀ ਪੈਦਾ ਕਰਦਾ ਹੈ। ਸਾਮੂਹਿਕਤਾ ਇਨ੍ਹਾਂ ਤਿਉਹਾਰਾਂ ਦੀ ਜਿੰਦ ਜਾਨ ਹੈ।



ਫਰੈਡੀ ਜੋਸ਼

ਬਾਬਾ ਰਾਮਦੇਵ ਨੂੰ ਇਕ ਬੇਨਤੀ

ਯੋਗ ਗੁਰੂ ਬਾਬਾ ਰਾਮਦੇਵ ਦੇਸ਼ ਦੇ ਪਹਿਲੇ ਅਜਿਹੇ ਬਿਜਨਸਮੈਨ ਹਨ ਜੋ ਆਪਣੀ ਕੰਪਨੀ ਪਤੰਜਲੀ ਦੇ ਉਤਪਾਦਾਂ ਦੀ ਮਸ਼ਹੂਰੀ ਖੁਦ ਟੀ. ਵੀ. ਚੈਨਲਾਂ ਤੇ ਭਗਵੇਂ ਵਸਤਰਾਂ ਵਿਚ ਕਰਦੇ ਹਨ। ਸਾਰੀਆਂ ਕੰਪਨੀਆਂ ਆਪਣੇ ਉਤਪਾਦਾਂ ਦੀ ਮਸ਼ਹੂਰੀ ਫਿਲਮੀ ਸਿਤਾਰਿਆਂ ਜਾਂ ਵਿਸ਼ੇਸ਼ ਮਾਡਲਾਂ ਤੋਂ ਕਰਵਾਉਂਦੇ ਹਨ। ਪਰ ਬਾਬਾ ਜੀ ਨੂੰ ਆਪਣੇ ਉਤਪਾਦਾਂ ਦੀ ਮਸ਼ਹੂਰੀ ਭਗਵੇਂ ਬਾਣੇ ਵਿਚ ਆਪ ਕਰਨ ਦਾ ਬਹੁਤ ਲਾਭ ਹੋਇਆ ਹੈ ਕਿਉਂਕਿ ਇਸ ਦੇਸ਼ ਦੀ

ਲੱਖ ਜਮ੍ਹਾਂ ਹੋ ਜਾਣਗੇ। ਬਾਬਾ ਜੀ ਦੇ ਭਗਵੇਂ ਵਸਤਰਾਂ ਤੇ ਭਰੋਸਾ ਕਰਕੇ ਕਰੋੜਾਂ ਲੋਕਾਂ ਨੇ ਭਾਜਪਾ ਨੂੰ ਵੋਟਾਂ ਪਾ ਦਿੱਤੀਆਂ। ਇਕ ਸਾਲ ਪਹਿਲਾਂ ਜਦ ਪੱਤਰਕਾਰਾਂ ਨੇ ਉਹਨਾਂ ਨੂੰ ਪੁੱਛਿਆ ਕਿ ਕਾਲਾ ਧੰਨ ਨਾ ਆਇਆ ਤਾਂ ਤੁਸੀਂ ਕੀ ਕਰੋਗੇ ਤਾਂ ਬਾਬਾ ਜੀ ਨੇ ਕਿਹਾ- ਜੇਕਰ ਕਾਲਾ ਧੰਨ ਨਾ ਆਇਆ ਤਾਂ ਮੈਂਦੀ ਸਰਕਾਰ ਵਿਰੁੱਧ ਅੰਦੋਲਨ ਕਰਨਗੇ।

ਅੱਜ ਦੋ ਸਾਲ ਤੋਂ ਵੀ ਉਪਰ ਹੋ ਗਏ ਹਨ ਨਾ ਕਾਲਾ ਧੰਨ ਆਇਆ, ਨਾ ਉਸਦੇ ਆਉਣ ਦੀ ਸੰਭਾਵਨਾ ਹੈ। ਨਾ ਬਾਬਾ ਜੀ ਵੱਲੋਂ ਉਸ ਲਈ ਅੰਦੋਲਨ ਕਰਨ ਦੇ ਕੋਈ ਸੰਕੇਤ ਹਨ। ਉਹਨਾਂ ਨੇ ਕਿਹਾ ਸੀ ਕਿ ਦੇਸ਼ ਦੇ ਅੰਦਰ ਹੀ ਕਾਲਾ ਧੰਨ ਬਹੁਤ ਹੈ। ਦੇਸ਼ ਦੇ ਅੰਦਰੋਂ ਮੋਦੀ ਸਰਕਾਰ ਨੇ ਹੁਣ ਤੱਕ 2 ਸੌ ਹਜ਼ਾਰ ਕਰੋੜ ਰੁਪਏ ਦਾ ਕਾਲਾ ਧੰਨ ਕਢਵਾਇਆ ਹੈ ਪਰ ਨਾ ਤਾਂ ਕਿਸੇ ਗਰੀਬ ਨੂੰ ਇਕ ਕੋੜੀ ਮਿਲੀ ਹੈ, ਨਾ ਦੂਰ-ਦੂਰ ਤੱਕ ਮਿਲਣ ਦੀ ਕੋਈ ਆਸ ਦਿਖਾਈ ਦਿੰਦੀ ਹੈ। ਬਾਬਾ ਜੀ ਚੁੱਪ ਹਨ ਤੇ ਆਪਣੇ ਬਿਜਨਸ ਵਿਚ ਮਸਤ ਹਨ।

ਪਤੰਜਲੀ ਦੇ ਉਤਪਾਦਾਂ ਦਾ ਵਿਸਤਾਰ ਇਸ ਕਰਕੇ ਨਹੀਂ ਹੋ ਰਿਹਾ ਕਿ ਉਹ ਮਾਰਕੀਟ ਵਿਚ ਸਭ ਤੋਂ ਉਤਮ ਹਨ ਬਲਕਿ ਇਕ ਯੋਗੀ ਦੇ ਭਗਵੇਂ ਵਸਤਰਾਂ ਪ੍ਰਤੀ ਲੋਕਾਂ ਦੀ ਸ਼ਰਧਾ ਹੈ। ਉਹਨਾਂ ਉਤੇ ਲੋਕਾਂ ਦਾ ਵਿਸ਼ਵਾਸ ਹੈ।

ਅਸੀਂ ਸਮਝਦੇ ਹਾਂ ਕਿ ਯੋਗ ਦੇ ਪ੍ਰਚਾਰ ਪ੍ਰਸਾਰ ਨਾਲ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ ਤੇ ਅੱਗੋਂ ਵੀ ਹੁੰਦਾ ਰਹੇਗਾ। ਉਹਨਾਂ ਦੇ ਇਕ ਬਿਜਨਸਮੈਨ ਦੇ ਤੌਰ ਤੇ ਸਮਾਜ ਵਿਚ ਵਿਚਰਨ ਵਾਲੇ ਲੋਕਾਂ ਨੂੰ ਬਹੁਤਾ ਲਾਭ ਨਹੀਂ ਹੋਵੇਗਾ। ਦਵਾਈਆਂ ਅਤੇ ਖੁਰਾਕੀ ਵਸਤਾਂ ਪਹਿਲਾਂ ਵੀ ਬਣਦੀਆਂ ਰਹੀਆਂ ਹਨ ਅਤੇ ਅੱਗੋਂ ਵੀ ਬਣਦੀਆਂ ਰਹਿਣਗੀਆਂ। ਪਰ ਇਕ ਸੰਨਿਆਸੀ ਦੇ ਰੂਪ ਵਿਚ ਜੇਕਰ ਉਹ ਅਸਰ-ਰਸੂਖ ਦੀ ਵਰਤੋਂ ਕਰਦੇ ਅਤੇ ਮੋਦੀ ਸਰਕਾਰ ਤੋਂ ਦਬਾਅ ਬਣਾ ਕੇ ਕਾਲਾ ਧੰਨ ਲਿਆਉਂਦੇ ਤੇ ਹਰ ਭਾਰਤੀ ਦੇ ਖਾਤੇ ਵਿਚ 15-15 ਲੱਖ ਰੁਪਏ ਜਮ੍ਹਾਂ ਕਰਵਾਉਣ ਦਾ ਵਾਅਦਾ ਪੂਰਾ ਕਰਵਾਉਂਦੇ ਤਾਂ ਉਹ ਇਸ ਦੇਸ਼ ਲਈ ਬਹੁਤ ਲਾਭਦਾਇਕ ਹੁੰਦੇ। ਜਿਸ ਦੇਸ਼ ਵਿਚ ਬਾਬਾ ਜੀ ਰਹਿ ਰਹੇ ਹਨ, ਉਸ ਵਿਚ 30 ਫੀਸਦੀ ਲੋਕ ਫੁਟਪਾਥਾਂ ਜਾਂ ਗੰਦੀਆਂ ਝੌਂਪੜੀਆਂ ਵਿਚ ਪੈਦਾ ਹੁੰਦੇ ਹਨ ਤੇ ਉਥੇ ਹੀ ਸਰਾ ਜੀਵਨ ਜੀ ਕੇ ਇਸ ਧਰਤੀ ਤੋਂ ਚਲੇ ਜਾਂਦੇ ਹਨ। ਇਸ ਦੇਸ਼ ਦੇ 25 ਫੀਸਦੀ ਲੋਕ ਰਾਤ ਨੂੰ ਭੁੱਖੇ ਪੇਟ ਸੌਂਦੇ ਹਨ। ਅਜਿਹੇ ਲੋਕਾਂ ਦੀ ਗਿਣਤੀ ਵੀ ਲੱਖਾਂ ਵਿਚ ਹੈ ਜੋ ਸਵੇਰੇ ਕੂੜੇ ਵਿਚੋਂ ਖਾਣ ਦੀਆਂ ਜੁਠੀਆਂ ਚੀਜ਼ਾਂ ਲੱਭ ਕੇ ਆਪਣਾ ਪੇਟ ਭਰਦੇ ਹਨ। ਸਾਡੀ ਇਹ ਸੋਚੀ ਸਮਝੀ ਰਾਏ ਹੈ ਕਿ ਬਾਬਾ ਜੀ ਜੇ ਇਸ ਪਾਸੇ ਧਿਆਨ ਦਿੰਦੇ ਤਾਂ ਦੇਸ਼ ਦਾ ਮੂੰਹ ਮੱਥਾ ਸੁਧਰ ਸਕਦਾ ਸੀ।

ਜੇਕਰ ਕਾਲਾ ਧੰਨ ਆ ਜਾਵੇ ਤਾਂ ਇਸ ਦੇਸ਼ ਵਿਚ ਇਕ ਵੀ ਭਾਰਤੀ ਭੁੱਖਾ, ਨੰਗਾ ਨਹੀਂ ਰਹਿ ਜਾਵੇਗਾ, ਬੇਘਰਾ ਨਹੀਂ ਰਹਿ ਜਾਵੇਗਾ। ਸਾਡੀ ਬਾਬਾ ਜੀ ਨੂੰ ਬੇਨਤੀ ਹੈ ਕਿ ਆਪਣਾ ਬਿਜਨਸਮੈਨ ਦਾ ਰੋਲ ਛੱਡ ਕੇ ਇਕ ਸੰਨਿਆਸੀ ਦਾ ਰੋਲ ਹੀ ਅਪਣਾਉਣ ਤੇ ਕਾਲਾ ਧੰਨ ਲਿਆ ਕੇ ਲੋਕਾਂ ਨੂੰ ਵੰਡਣ ਲਈ ਅੰਦੋਲਨ ਚਲਾਉਣ। ਸਾਨੂੰ ਬਹੁਤ ਉਮੀਦ ਹੈ ਕਿ ਉਹ ਇਸ ਕਮਿਲਾਣਕਾਰੀ ਕੰਮ ਵਿਚ ਬਹੁਤ ਸਫਲ ਹੋ ਸਕਦੇ ਹਨ।

ਜਨਤਾ ਦੀ ਭਗਵੇਂ ਵਸਤਰਾਂ ਪ੍ਰਤੀ ਬਹੁਤ ਸ਼ਰਧਾ ਹੈ ਅਤੇ ਉਹ ਇਕ ਸੰਨਿਆਸੀ ਵੱਲੋਂ ਕਹੀ ਗਈ ਹਰ ਗੱਲ ਦਾ ਵਿਸ਼ਵਾਸ ਕਰਦੇ ਹਨ।

ਬਾਬਾ ਜੀ ਵੱਲੋਂ ਦੂਸਰੀਆਂ ਕੰਪਨੀਆਂ ਉਤੇ ਇਹ ਆਖ ਕੇ ਹਮਲਾ ਕੀਤਾ ਜਾਂਦਾ ਹੈ ਕਿ ਉਹ ਆਪਣੇ ਉਤਪਾਦਾਂ ਵਿਚ ਕੈਮੀਕਲ ਦੀ ਵਰਤੋਂ ਕਰ ਰਹੀਆਂ ਹਨ। ਬਾਬਾ ਜੀ ਨੂੰ ਇਹ ਗਿਆਨ ਨਹੀਂ ਕਿ ਕੈਮੀਕਲ ਵੀ ਉਹਨਾਂ ਜੜੀਆਂ ਬੂਟੀਆਂ ਤੋਂ ਤਿਆਰ ਹੁੰਦੇ ਹਨ। ਆਪਣੇ ਉਤਪਾਦ ਦੰਤਕਾਂਤੀ ਦੀ ਮਸ਼ਹੂਰੀ ਕਰਦਿਆਂ ਉਹਨਾਂ ਨੇ ਉਹਨਾਂ ਜੜੀ ਬੂਟੀਆਂ ਦੀ ਲਿਸਟ ਦੱਸੀ ਸੀ ਜੋ ਉਹ ਦੰਤਕਾਂਤੀ ਟੁੱਬ ਪੇਸਟ ਵਿਚ ਸ਼ਾਮਲ ਕਰਦੇ ਹਨ ਜਦਕਿ ਟੁੱਬ ਪੇਸਟ ਤਿਆਰ ਕਰਨ ਵਾਲੀ ਕੰਪਨੀ ਕੋਲਗੇਟ ਨੇ ਵੀ ਆਪਣੇ ਇਸਤਿਹਾਰ ਵਿਚ ਦੱਸਿਆ ਕਿ ਉਹ ਵੀ ਉਹੀ ਜੜੀਆਂ ਬੂਟੀਆਂ ਇਸਤੇਮਾਲ ਕਰਦੀ ਹੈ। ਬਾਬਾ ਜੀ ਤਾਂ ਹੁਣ ਉਹਨਾਂ ਚੀਜ਼ਾਂ ਦੀ ਵਰਤੋਂ ਕਰਨ ਲੱਗੇ ਹਨ, ਜਦਕਿ ਕੋਲਗੇਟ ਪਿਛਲੇ ਲੱਗਭੱਗ 100 ਸਾਲ ਤੋਂ ਉਹਨਾਂ ਜੜੀਆਂ ਬੂਟੀਆਂ ਦੀ ਵਰਤੋਂ ਕਰਦੀ ਆ ਰਹੀ ਹੈ।

ਆਪਣਾ ਮਾਲ ਵੇਚਣ ਲਈ ਉਹ ਵਿਦੇਸ਼ੀ ਕੰਪਨੀਆਂ ਦੀ ਆਲੋਚਨਾ ਕਰਦੇ ਹਨ ਜਦਕਿ ਬਾਬਾ ਜੀ ਨਹੀਂ ਜਾਣਦੇ ਕਿ ਵਿਦੇਸ਼ੀ ਕੰਪਨੀਆਂ ਨੂੰ ਭਾਰਤ ਸਰਕਾਰ ਹੀ ਆਪਣਾ ਮਾਲ ਦੇਸ਼ ਵਿਚ ਵੇਚਣ ਲਈ ਬੁਲਾਉਂਦੀ ਹੈ। ਉਹਨਾਂ ਦੇ ਹਰ ਉਤਪਾਦ ਦੀ ਬਹੁਤ ਬਰੀਕੀ ਨਾਲ ਜਾਂਚ ਕਰਨ ਉਪਰੰਤ ਹੀ ਉਸਨੂੰ ਭਾਰਤ ਦੀ ਮਾਰਕੀਟ ਵਿਚ ਉਤਾਰਨ ਦੀ ਆਗਿਆ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਇਸ ਗੱਲ ਨੂੰ ਮੁੱਖ ਰੱਖਿਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਨੂੰ ਇਨ੍ਹਾਂ ਉਤਪਾਦਾਂ ਦਾ ਲਾਭ ਹੋਵੇ। ਯੋਗ ਗੁਰੂ ਹੋਣ ਕਾਰਨ ਬਾਬਾ ਜੀ ਦਾ ਇਸ ਦੇਸ਼ ਵਿਚ ਬਹੁਤ ਮਾਣ ਸਤਿਕਾਰ ਹੈ। ਯੋਗ ਦਾ ਬਹੁਤ ਵੱਡੇ ਪੱਧਰ ਤੇ ਪ੍ਰਚਾਰ ਪ੍ਰਸਾਰ ਕਰਨ ਕਾਰਨ ਲੋਕਾਂ ਦੇ ਦਿਲਾਂ ਵਿਚ ਉਹਨਾਂ ਦਾ ਬਹੁਤ ਮਾਣ ਹੈ। ਇਸ ਮਾਣ ਸਤਿਕਾਰ ਦਾ ਸਿਆਸੀ ਲਾਭ ਉਠਾ ਕੇ ਉਨ੍ਹਾਂ ਨੇ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਬਹੁਤ ਵੱਡੇ ਪੱਧਰ ਤੇ ਵੋਟਾਂ ਪਵਾਈਆਂ। ਚੋਣਾਂ ਜਿੱਤਣ ਲਈ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਸਵਿਟਜ਼ਰਲੈਂਡ ਵਿਚ ਪਿਆ ਭਾਰਤ ਦਾ ਕਾਲਾ ਧੰਨ ਵਾਪਸ ਲਿਆਂਦਾ ਜਾਵੇਗਾ ਤੇ ਭਾਰਤ ਦੇ ਹਰ ਨਾਗਰਿਕ ਦੇ ਬੈਂਕ ਖਾਤੇ ਵਿਚ ਆਟੋਮੈਟੀਕਲੀ 15-15



ਬਾਦਲਾਂ ਦੀ ਬੱਸ ਦੇ ਸ਼ੀਸ਼ੇ ਤੋੜਨ ਦੇ ਦੇਸ਼ ਹੇਠ ਦੇ ਵਿਦਿਆਰਥੀ ਕਾਬੂ

ਮੋਗਾ- ਬਾਘਾਪੁਰਾਣਾ ਪੁਲੀਸ ਨੇ ਬਾਦਲਾਂ ਦੀ ਮਾਲਕੀ ਵਾਲੀ ਔਰਬਿਟ ਬੱਸ ਦੇ ਸ਼ੀਸ਼ੇ ਤੋੜਨ ਦੇ ਦੇਸ਼ ਹੇਠ ਦੇ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਬਾਣਾ ਮੁਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਮੁਤਾਬਕ ਔਰਬਿਟ ਬੱਸ (ਨੰਬਰ ਪੀਬੀ 03-ਏ 7516) ਕੋਟਕਪੂਰਾ ਤੋਂ ਮੋਗਾ ਆ ਰਹੀ ਸੀ। ਇਸ ਦੌਰਾਨ ਮੋਗਾ-ਕੋਟਕਪੂਰਾ ਮਾਰਗ ਉਤੇ ਸਥਿਤ ਗੁਰੂ ਤੇਗ ਬਹਾਦਰ ਕਾਲਜ, ਰੋਡੇ ਦੇ ਕੁਝ ਵਿਦਿਆਰਥੀਆਂ ਨੇ ਬੱਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਔਰਬਿਟ ਬੱਸ ਚਾਲਕ ਨੇ ਬੱਸ ਨਾ ਰੋਕੀ ਤਾਂ ਦੋਵੇਂ ਵਿਦਿਆਰਥੀ ਮੋਟਰਸਾਈਕਲ ਉਤੇ ਪਿੱਛਾ ਕਰਦਿਆਂ ਬਾਘਾਪੁਰਾਣਾ ਬੱਸ ਅੱਡੇ ਵਿੱਚ ਪਹੁੰਚ ਗਏ ਜਿਥੇ ਪਹਿਲਾਂ ਹੀ ਕੁਝ ਹੋਰ ਵਿਦਿਆਰਥੀ ਮੌਜੂਦ ਸਨ। ਘਟਨਾ ਦੀ ਸੂਚਨਾ ਔਰਬਿਟ ਬੱਸ ਕੰਪਨੀ ਦੇ ਮੁਲਾਜ਼ਮਾਂ ਨੇ ਪੁਲੀਸ ਨੂੰ ਦਿੱਤੀ। ਪੁਲੀਸ ਮੁਤਾਬਕ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਕਿ ਵਿਦਿਆਰਥੀਆਂ ਨੇ ਬੱਸ ਚਾਲਕ ਦੀ ਕੁੱਟ-ਮਾਰ ਕੀਤੀ ਅਤੇ ਬੇਸਬਾਲਾਂ ਨਾਲ ਬੱਸ ਦੇ ਸ਼ੀਸ਼ੇ ਤੋੜ ਦਿੱਤੇ। ਝਗੜੇ ਦੀ ਭਿਣਕ ਲੱਗਣ ਉਤੇ ਪੁਲੀਸ ਮੌਕੇ ਉਤੇ ਪਹੁੰਚ ਗਈ। ਪੁਲੀਸ ਨੇ ਦੋ ਕਾਲਜ ਵਿਦਿਆਰਥੀਆਂ ਅਰਜੁਨ ਸਿੰਘ ਪਿੰਡ ਜੀਵਨ ਵਾਲਾ ਜ਼ਿਲ੍ਹਾ ਫਰੀਦਕੋਟ ਅਤੇ ਹਰਪ੍ਰੀਤ ਸਿੰਘ ਪਿੰਡ ਅਮਰਗੜ੍ਹ ਜ਼ਿਲ੍ਹਾ ਬਠਿੰਡਾ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਕਬਜ਼ੇ ਵਿਚ ਕਰ ਲਿਆ।

ਹਫਤਾਵਾਰੀ ਅਖਬਾਰ 'ਦੇਸ਼ ਦੁਆਬਾ' ਵਿਚ ਹੁਣ ਤੱਕ ਮੁਫਤ ਮੈਟਰੀਮੋਨੀਅਲ ਛਾਪੇ ਗਏ ਹਨ, ਜਿਸਨੂੰ ਅਸੀਂ ਦਸੰਬਰ 2016 ਤੱਕ ਜਾਰੀ ਰੱਖਾਂਗੇ। ਚਾਹਵਾਨ ਸੱਜਣ ਮੁਫਤ ਮੈਟਰੀਮੋਨੀਅਲ ਛਾਪਾਉਣ ਲਈ ਸਾਨੂੰ ਹਰੇਕ ਹਫਤੇ ਸਨਿਚਰਵਾਰ ਤੱਕ ਜਾਣਕਾਰੀ ਭੇਜਣ ਦੀ ਕ੍ਰਿਪਾਲਤਾ ਕਰਨ।

- ਸੰਪਾਦਕ

KB USED AUTO SALES



8655 B Monterey Street Gilroy, CA 95020

Kashmiri Bhatia,
Dealer/Broker
408-848-2365

50% OFF WARRANTY
with Qualifying Car Purchase

IN HOUSE
FINANCING AVAILIABLE
www.kbusedautosales.com

ਅਸੀਂ ਖਰੀਦਦਾਰਾਂ ਨੂੰ ਆਸਾਨ ਕਿਸ਼ਤਾਂ ਤੇ ਲੋਨ ਲਈ ਮਦਦ ਕਰਦੇ ਹਾਂ



K&K AUTO REPAIR
and Car Wash
63 Muckelemi St
San Juan Bautista 95045

Kashmiri Bhatia (Owner)
831-623-4702

20% OFF LABOUR
on your next qualifying service

Car Care You Can Trust

ਇਮਾਨ

ਹਰਭਜਨ ਸਿੰਘ ਵੇਰੀ
530-755-6011



ਮਨਦੂਰੀ ਕੰਮ ਦੀ ਦੇਣ ਨਾ ਬੇਸ਼ਕ, ਪਰ ਕਰਦੇ ਲੱਖਾਂ ਦਾਨ ਮੈਂ ਦੇਖੇ। ਮਰਿਯਾਦਾ ਦੀ ਗੱਲ ਕਰਦੇ ਬਹੁਤੀ, ਭੋਖਧਾਰੀ ਇਨਸਾਨ ਮੈਂ ਦੇਖੇ। ਨਿੱਤ ਦਿਹਾੜੇ ਸਿਰ ਮੂੰਹ ਰੰਗਦੇ, ਸੰਗਤਾਂ ਦਿੰਦੇ ਗਿਆਨ ਮੈਂ ਦੇਖੇ। ਬਿਨ ਕੇਸਾਂ ਸਰਦਾਰ ਨਾ ਬਣਦੇ, ਬਣਦੇ ਕਈ ਪਰਧਾਨ ਮੈਂ ਦੇਖੇ। ਮੁੱਲਾਂ ਕਾਜ਼ੀ ਬ੍ਰਾਹਮਣ ਗਿਆਨੀ, ਵੇਚਣ ਕਈ ਭਗਵਾਨ ਮੈਂ ਦੇਖੇ। ਇੱਕ ਪੁੱਤ ਤੋਰ ਕੇ ਡਿੱਠੇ ਮਰਦੇ, ਸਰਬੰਸ ਨੂੰ ਕਰਦੇ ਦਾਨ ਮੈਂ ਦੇਖੇ। ਤੋਗ ਬਹਾਦਰ ਹਿੰਦ ਦੀ ਚਾਦਰ, ਹੋਏ ਗੈਰਾਂ ਲਈ ਕੁਰਬਾਨ ਮੈਂ ਦੇਖੇ। ਰਹਿਮਤ ਹੋ ਜਾਏ ਤੇਰੀ ਦਾਤਿਆ, ਗੁੰਗੇ ਕਰਦੇ ਵਿਖਿਆਨ ਮੈਂ ਦੇਖੇ। ਆਦਮ ਖਾਣੇ ਰਾਖਸ਼ ਸੁਣਿਆ, ਬਣ ਗਏ ਉਹ ਇਨਸਾਨ ਮੈਂ ਦੇਖੇ। ਮਾਂ ਦਾ ਰਿਸਤਾ ਰੱਬ ਤੋਂ ਪਿਛੋਂ, ਹੋ ਰਹੇ ਨਿੱਤ ਅਪਮਾਨ ਮੈਂ ਦੇਖੇ। ਮਹਾਂਬਲੀ ਬਣ ਗਏ ਹੰਕਾਰੀ, ਚਹਿ ਗਏ ਸਭ ਬਲਵਾਨ ਮੈਂ ਦੇਖੇ। ਹੱਥ ਵਿੱਚ ਮਾਲਾ ਫੁਰੀ ਬਗਲ ਵਿੱਚ, ਐਸੇ ਕਈ ਸ਼ੈਤਾਨ ਮੈਂ ਦੇਖੇ। ਮਹਿਲਾਂ ਵਿੱਚ ਅੱਜ ਰਹਿੰਦੇ ਬਾਬੇ, ਕਦੀ ਰਹਿੰਦੇ ਬੀਆ-ਬਾਨ ਮੈਂ ਦੇਖੇ। ਸੀ ਆਖਿਆ ਤੇਰਾ-ਤੇਰਾ ਬਾਬੇ, ਕਰਦੇ ਮੈਂ-ਮੈਂ ਅੱਜ ਵਿਦਵਾਨ ਮੈਂ ਦੇਖੇ। ਸਦਾ ਜੀਣ ਦਾ ਵਰਦਾਨ ਪਾ ਵੀ, ਅੰਤ ਜਾਂਦੇ ਸਭ ਸਮਸ਼ਾਨ ਮੈਂ ਦੇਖੇ। ਦੀਨ-ਦੁਨੀ ਦੇ ਮਾਲਕ ਘੁੰਮ ਗਏ, ਵਾਂਗ ਲੋਕਾਂ ਵਿੱਚ ਜਹਾਨ ਮੈਂ ਦੇਖੇ। ਅਜੀਤ ਜੁਝਾਰ ਲੱਖਾਂ ਨਾਲ ਲੜਦੇ, ਜੰਗ ਵਿੱਚ ਹੋਏ ਕੁਰਬਾਨ ਮੈਂ ਦੇਖੇ। ਬਾਬਾ ਫਤਿਹ ਜੋਰਾਵਰ ਸੂਬੇ ਨੂੰ, ਸਰਹੰਦ ਵਿੱਚ ਫਤਿਹ ਬੁਲਾਣ ਮੈਂ ਦੇਖੇ। ਕਰਦੇ ਸਿਮਰਨ ਵਿੱਚ ਦੇਗਾਂ ਦੇ, ਧਰ ਕੇ ਉਸ ਦਾ ਧਿਆਨ ਮੈਂ ਦੇਖੇ। ਬੰਦ-ਬੰਦ ਪਟਿਆਲੇ ਕੱਟ ਗਏ, ਪਰ ਛਡਿਆ ਨਾ ਇਮਾਨ ਮੈਂ ਦੇਖੇ।

ਗੀਤ - ਨਿਰਮਲ 'ਪ੍ਰੇਮੀ' ਰਾਮਗੜ੍ਹ 91-09431-61691

ਤੇਰੇ ਇਸ਼ਕ ਨੇ ਰੋਗ ਸਾਨੂੰ ਐਹੋ ਜਿਹਾ ਲਾਇਆ
ਅਸੀਂ ਬ੍ਰਿਹਾ ਹੀ ਪੀਤਾ ਅਤੇ ਬ੍ਰਿਹਾ ਹੰਚਾਇਆ।

ਸਾਡੀ ਡੁੱਬ ਰਹੀ ਜ਼ਿੰਦਗੀ ਨੂੰ ਮਿਲੇ ਨਾ ਸਹਾਰਾ,
ਬੇੜੀ ਡੁੱਬੀ ਡੁੱਬੇ ਪਾਣੀ ਹੱਥੋਂ ਛੁਟਿਆ ਕਿਨਾਰਾ,
ਰਹੀ ਜ਼ਿੰਦਗੀ ਵੀ ਪਿੱਛੇ ਝੱਖੜ ਇਹੋ ਜਿਹਾ ਆਇਆ।
ਅਸੀਂ ਬ੍ਰਿਹਾ

ਰਹੇ ਹੰਝੂਆਂ 'ਚੋਂ ਭਾਲਦੇ ਖੁਸ਼ੀਆਂ ਦੀ ਲੋਰ,
ਗੁੱਡੀ ਚੜ੍ਹੀ ਅਸਮਾਨੀ ਹੱਥੋਂ ਛੁੱਟ ਗਈ ਡੋਰ,
ਮੁੜ ਹੱਥ ਨਹੀਂ ਆਈ ਜ਼ੋਰ ਬੜਾ ਅਜਮਾਇਆ।
ਅਸੀਂ ਬ੍ਰਿਹਾ

ਦੇਸ਼ ਉਸ ਨੂੰ ਕਿਉਂ ਦਈਏ ਸਾਡੇ ਕਰਮ ਹੀ ਮਾਤੇ
ਹੱਥੀ ਕੀਤੀਆਂ ਸੀ ਛਾਂਵਾਂ ਪੈਰ ਧੁੱਪਾਂ ਵਿਚ ਸਾਡੇ
ਰਹੇ 'ਪ੍ਰੇਮੀ' ਵੀ ਸੜਦਾ ਵੇਲਾ ਹੱਥੋਂ ਵੀ ਗੁਆਇਆ।

ਤੇਰੇ ਇਸ਼ਕ ਨੇ ਰੋਗ ਸਾਨੂੰ ਐਹੋ ਜਿਹਾ ਲਾਇਆ।
ਅਸੀਂ ਬ੍ਰਿਹਾ ਹੀ ਪੀਤਾ ਅਤੇ ਬ੍ਰਿਹਾ ਹੰਚਾਇਆ।

ਉਦਾਸ ਰੁੱਤ



ਸਾਹਾਂ ਵਿੱਚ ਬਿੜਕਾਂ ਤੇ ਰਾਹਾਂ ਵਿੱਚ ਬਿੜਕਾਂ
ਹਾਏ ! ਹੌਲ ਦਿਲਾਂ ਨੂੰ, ਸਾਡੇ ਪੈਣ!
ਦੁੱਖਾਂ ਵਿੱਚ ਰਾਤ ਬੀਤਦੀ
ਲੱਗਾ ਖੁਸ਼ੀਆਂ ਨੂੰ ਚਿਰ ਤੋਂ ਗ੍ਰਹਿਣ!

ਮਦਨ ਵੀਰਾ
91-94176-83769

ਕਣਕਾਂ ਤੇ ਕੰਜਕਾਂ ਦੇ ਨੈਣਾਂ 'ਚ ਉਦਾਸੀਆਂ
ਸੁੱਤੀਆਂ ਨਾ ਮਾਵਾਂ ਨਾ ਹੀ ਅੱਖ ਲਾਈ ਮਾਸੀਆਂ!
ਵੇਲਣੇ 'ਚ ਪਿੰਜ ਹੋਏ ਜਿੰਦ ਇਹ ਨਿਮਾਣੀ ਸਾਡੀ
ਹਾਏ ਅੱਖੀਆਂ ਡੁੱਲ ਡੁੱਲ ਪੈਣ!

ਤੋਰਿਆ ਕਮਾਈ ਲਈ ਜੋ ਪੁੱਤ ਪ੍ਰਦੇਸ ਨੂੰ
ਖਬਰ ਨਾ ਸਾਰ ਉਹਦੀ ਆਈ ਮੁੜ ਦੇਸ ਨੂੰ
ਤਿੜਕੀਆਂ ਕੰਧਾਂ ਛੱਡ ਚੋਵੇਂ ਬਰਸਾਤ ਨੂੰ
ਅੱਧ ਵਿੱਚੋਂ ਟੁੱਟ ਗਈ ਲੈਣਣ!

ਨਸ਼ੇ ਦੀ ਸਰਿੰਜ ਰੱਤ ਜੋਕ ਵਾਂਗ ਡੀਕਦੀ
ਡੱਕਰੇ ਜ਼ਮੀਨ ਦੇ ਡਕਾਰ ਕੇ ਵੀ ਚੀਕਦੀ
ਦਿਲ ਵਿੱਚ ਸੱਲ , ਸਾਡੇ ਪੈਣ ਕੜਵੱਲ
ਗੀਤ ਖੋਹਕੇ ਸਾਨੂੰ ਦੇ ਗਿਆ ਕੋਈ ਵੈਣ!

ਸਾਡਿਆਂ ਬਨੇਰਿਆਂ 'ਤੇ ਕਾਂ ਨਾ ਹੁਣ ਬੋਲਦੇ
ਉੱਲੂਆਂ ਦੇ ਟੋਲੇ ਦਿਨ ਰਾਤ ਪਰ ਤੋਲਦੇ
ਬਾਜਾਂ ਦੀ ਖੁਮਾਰੀ ਤੇ ਉਡਾਰੀ ਗੱਲ ਕੱਲ੍ਹ ਦੀ
ਤੋਤਿਆਂ ਨੇ ਮੱਲੀ ਹਰ ਟਹਿਣ!

ਦੁੱਖੀ- ਪ੍ਰਚਾਰ ਦੀ ਸੇਵਾ?



ਤਰਲੋਚਨ ਸਿੰਘ
'ਦੁਪਾਲਪੁਰ'
(001-408-915-1268)

ਕਾਵਾਂ-ਰੋਲੀ ਜਿਹੀ ਪਾਈ ਬੁਲਾਰਿਆਂ ਨੇ
ਇਉਂ ਜਾਪਦਾ ਵੱਜਦੇ ਝੱਖ ਇੱਥੇ।

ਬਹੁਤੇ ਤੱਥ ਨਾ ਸੱਚ ਦੇ ਪੇਸ਼ ਕਰਦੇ
ਕਿਸੇ 'ਧਿਰ' ਦਾ ਪੂਰਦੇ ਪੱਖ ਇੱਥੇ।

ਮੂੰਹੋਂ ਬੋਲਦੇ ਹੁੰਦੇ ਨੇ ਖੁਦ ਐਪਰ
ਹੱਥ ਹੋਰ ਦੇ ਹੁੰਦੀ ਏ ਨੱਥ ਇੱਥੇ।

ਉੱਝ 'ਸੇਵਾ' ਪ੍ਰਚਾਰ ਨੂੰ ਆਖਦੇ ਨੇ
ਅਕਸਰ ਮਾਇਆ 'ਤੇ ਰੱਖਦੇ ਅੱਖ ਇੱਥੇ।

ਰੰਗ 'ਅਮਲ' ਦਾ ਦਿਸੇ ਨਾਂ ਕਿਸੇ ਉਤੇ
ਬਣੇ ਫਿਰਦੇ 'ਉਪਦੇਸ਼ਕ' ਨੇ ਲੱਖ ਇੱਥੇ।

ਤੁਰੇ ਕਿਹੜੇ 'ਤੇ ਦੁਬਿਧਾ 'ਚ ਪਵੇ ਬੰਦਾ
ਇਕ ਫਲਸਫ਼ੇ ਦੇ ਕਈ ਕਈ ਪੱਖ ਇੱਥੇ।



ਪ੍ਰੀਤਮ ਲੁਧਿਆਣਵੀ
9876428641

ਸ਼ਬਦਾਂ ਦੀ ਜਾਦੂਗਰਨੀ- ਛਿੰਦਰ ਕੌਰ ਸਿਰਸਾ

'ਆਪਣੀ ਹੀ ਜ਼ਿੰਦਗੀ ਦੇ ਹਨੇਰੇ ਦੂਰ ਕਰਨ ਲਈ, ਮੋਮਬੱਤੀ ਵਾਂਗ ਮੈਂ ਦਿਨ ਰਾਤ ਬਲਾਂ, ਪਰ ਪਿਘਲਦੀ ਨਹੀਂ', ਇਹ ਸ਼ਬਦ ਹਨ, ਉੱਚੀ-ਸੁੱਚੀ ਸੋਚ ਦੀ ਮਾਲਕਣ, ਮਲੂਕਤੀ ਜਿਹੀ ਓਸ ਮੁਟਿਆਰ ਦੇ ਜਿਸ ਨੂੰ ਸਾਹਿਤਕ ਤੇ ਸੱਭਿਆਚਾਰਕ ਖੇਤਰ ਵਿੱਚ ਨਾਮਵਰ ਲੇਖਿਕਾ, ਸਟੇਜ ਐਂਕਰ, ਰੇਡੀਓ ਅਨਾਊਂਸਰ, ਟੀ. ਵੀ. ਕਲਾਕਾਰਾ ਅਤੇ ਗਿੱਧੇ ਦੀ ਕੋਚ ਆਦਿ ਕਲਾਵਾਂ ਨਾਲ ਜੋੜਕੇ ਜਾਣਿਆ ਜਾਂਦਾ ਹੈ। ਆਪਣੀ ਪਲੇਨੀ ਪੁਸਤਕ 'ਖਿਆਲ ਉਡਾਰੀ' ਨਾਲ ਸਾਹਿਤਕ ਖੇਤਰ ਵਿੱਚ ਭਰਵਾਂ ਹੁੰਗਾਰਾ ਹਾਸਲ ਕਰ ਰਹੀ ਬਹੁ-ਕਲਾਵਾਂ ਦੀ ਇਹ ਮੂਰਤੀ ਅਤਿ ਰੁਝੇਵਿਆਂ ਦੇ ਬਾਵਜੂਦ ਜਦੋਂ ਸਮਾਜਿਕ ਗਤੀ-ਵਿਧੀਆਂ ਵਿੱਚ ਵੱਧ ਚੜ੍ਹਕੇ ਹਿੱਸਾ ਲੈਂਦੀ ਹੈ ਤਾਂ ਉਥੇ ਉਸ ਦਾ ਉਚਾਈਆਂ ਨੂੰ ਛੋਹ ਰਿਹਾ ਕੱਦ-ਬੁੱਤ 'ਸਮਾਜ-ਸੇਵਿਕ' ਦਾ ਹੁੰਦਾ ਹੈ। ਮੇਰੀ ਮੁਰਾਦ ਹੈ ਹਸੂ-ਹਸੂ ਕਰਦੇ ਚਿਹਰੇ ਵਾਲੀ ਖੁਬਸੂਰਤ ਮੁਟਿਆਰ ਛਿੰਦਰ ਕੌਰ ਸਿਰਸਾ ਤੋਂ: ਜੋ ਕਿ ਆਪਣੇ ਜੀਵਨ-ਸਾਥੀ ਸ੍ਰ. ਕੁਲਵੰਤ ਸਿੰਘ ਵਲੋਂ ਕਦਮ-ਕਦਮ ਉਤੇ ਮਿਲਦੇ ਸਹਿਯੋਗ ਅਤੇ ਹੱਲਾ-ਸ਼ੇਰੀ ਸਦਕਾ ਸਾਹਿਤ ਤੇ ਸਮਾਜ ਵਿੱਚ ਆਪਣੀ ਅਤੇ ਆਪਣੇ ਖਾਨਦਾਨ ਦੀ ਪਛਾਣ ਗੂਹੜੀ ਕਰਨ ਦੀ ਅਹਿਮ ਭੂਮਿਕਾ ਨਿਭਾ ਰਹੀ ਹੈ, ਦਿਨ-ਪਰ-ਦਿਨ।

ਇਕ ਮੁਲਾਕਾਤ ਦੌਰਾਨ ਇਸ ਮਾਨ-ਮੱਤੀ ਮੁਟਿਆਰ ਸਿਰਸਾ ਨੇ ਦੱਸਿਆ ਕਿ ਆਪਣੇ ਬਾਬਲ ਦੇ ਘਰੋਂ ਰੁਖਸਤੀ ਦੇ ਵੇਲੇ, ਸੁਪਨਿਆਂ ਦੇ ਨਾਲ ਲਬਰੇਜ ਜਦੋਂ ਉਸ ਨੇ ਸਹੁਰਿਆਂ ਦੀਆਂ ਬਹੁਗਾਂ ਟੱਪੀਆਂ ਤਾਂ ਉਸ ਦੇ ਸੁਪਨੇ ਟੁੱਟੇ ਨਹੀਂ, ਸਗੋਂ ਹੋਰ ਵੀ ਗੂੜ੍ਹੇ ਵੀ

ਹੋਏ ਅਤੇ ਪੂਰੇ ਵੀ। ਉਹ ਆਪਣੇ ਆਪ ਨੂੰ ਖੁਸ਼-ਕਿਸਮਤ ਸਮਝਦੀ ਹੈ ਕਿ ਉਸਨੂੰ ਵਿਦਵਾਨ ਅਤੇ ਅਗਾਂਹ-ਵਧੂ ਸੋਚ ਵਾਲੇ ਜੀਵਨ-ਸਾਥੀ ਦਾ ਸਾਥ ਹਾਸਲ ਹੈ, ਜਿਸ ਨਾਲ ਉਸ ਨੂੰ ਆਪਣਾ ਜੀਵਨ-ਪੰਥ ਵੀ ਹਰ ਕਦਮ ਸੌਖਾ-ਸੌਖਾ ਲੱਗਦਾ ਹੈ।

ਦਸਵੀਂ 'ਚ ਪੜ੍ਹਦਿਆਂ ਕਲਮ ਚੁੱਕਣ ਵਾਲੀ ਛਿੰਦਰ, ਸੈਕਿੰਡ ਈਅਰ ਦੀ ਵਿਦਿਆਰਠ ਸੀ, ਜਦੋਂ ਉਸ ਦੇ ਕਾਲਿਜ ਵਿੱਚ ਸੁਰਜੀਤ ਪਾਤਰ ਜੀ ਆਏ। ਉਨ੍ਹਾਂ ਦੀਆਂ ਰਚਨਾਵਾਂ ਸੁਣੀਆਂ ਤਾਂ ਉਹ ਪ੍ਰਭਾਵਿਤ ਹੋਏ ਬਿਨਾ ਨਾ ਰਹਿ ਸਕੀ। ਬਸ ਫਿਰ, ਐਮ. ਏ. (ਪੋਲ. ਸਾਇੰਸ) ਅਤੇ ਜੇ. ਬੀ. ਟੀ. ਕਰਨ ਤੱਕ ਛਿੰਦਰ ਨੇ ਕਾਲਿਜ ਵਿੱਚ ਆਪਣੀ ਕਲਮ ਦੀ ਖੂਬ ਪਛਾਣ ਬਣਾ ਕੇ ਰੱਖੀ।

ਛਿੰਦਰ ਨੇ ਜਿੱਥੇ ਜਲੰਧਰ ਦੂਰ-ਦਰਸ਼ਨ ਤੇ ਕਈ ਪੰਜਾਬੀ ਸੀਰੀਅਲ ਕੀਤੇ, ਉਥੇ ਉਸ ਨੇ ਨਾਮਵਰ ਰੰਗ-ਕਰਮੀ ਸੰਜੀਵ ਸ਼ਾਹ, ਜੋ ਉਸ ਨੂੰ ਸ਼ਬਦਾਂ ਦੀ ਜਾਦੂਗਰਨੀ ਕਿਹਾ ਕਰਦੇ ਹਨ, ਦੀ ਨਿਰਦੇਸ਼ਨਾ ਹੇਠ, ਸਿਰਸਾ ਪੁਲੀਸ ਦੇ ਸਹਿਯੋਗ ਨਾਲ ਬਣੀ ਫਿਲਮ 'ਪਹਿਲ ਦ ਟਰਨਿੰਗ ਪੁਆਇੰਟ' ਵਿੱਚ, ਸੁਪ੍ਰਸਿੱਧ ਲੇਖਕ ਤੇ ਨਿਰਦੇਸ਼ਕ ਦਰਸ਼ਨ ਦਰਵੇਸ਼ ਦੀ ਨਿਰਦੇਸ਼ਨਾ ਹੇਠ ਪੰਜਾਬੀ ਗੀਤ ਦੀ ਵੀਡੀਓ 'ਟੱਕਰਾ' ਵਿੱਚ ਅਤੇ ਵਾਲੀਵੁੱਡ ਐਕਟਰ ਅਵਤਾਰ ਗਿੱਲ ਨਾਲ ਇਕ ਹਿੰਦੀ ਫਿਲਮ ਵਿੱਚ ਕੰਮ ਕੀਤਾ।

ਇਕ ਰੇਡੀਓ-ਅਨਾਊਂਸਰ ਹੁੰਦਿਆਂ ਹੋਇਆਂ ਉਸ ਨੂੰ ਬਹੁਤ ਸਾਰੀਆਂ ਸਖਸ਼ੀਅਤਾਂ ਨਾਲ ਇੰਟਰਵਿਊ ਕਰਨ ਦਾ ਮੌਕਾ ਮਿਲਿਆ। ਜਿਨ੍ਹਾਂ 'ਚੋਂ ਕਾਮਰੇਡ ਸਵਰਨ ਸਿੰਘ ਵਿਰਕ, ਮੈਡਮ ਸ਼ੀਲ ਕੌਸ਼ਿਕ, ਪ੍ਰੋ. ਸੇਵਾ ਸਿੰਘ ਬਾਜਵਾ (ਸੀ. ਡੀ. ਇਲ. ਯੂ.), ਪ੍ਰਿੰਸੀਪਲ ਇੰਦਰਜੀਤ ਸਿੰਘ ਧੀਂਗੜਾ, ਰੰਗ-ਕਰਮੀ ਸੰਜੀਵ ਸ਼ਾਹ, ਮਾਲਵੇ ਦੇ ਸਾਹਿਤਕਾਰ ਤੇ ਅਲੱਚਕ ਦਵਿੰਦਰ ਸੈਠੀ ਆਦਿ ਵਿਸ਼ੇਸ਼ ਵਰਣਨ ਯੋਗ ਨਾਓਂ ਹਨ। ਆਪਣੀ ਗੱਲ ਜਾਰੀ ਰੱਖਦਿਆਂ ਛਿੰਦਰ ਨੇ

ਦੱਸਿਆ ਕਿ ਇਕ ਨਿੱਜੀ ਟੀ. ਵੀ. ਚੈਨਲ ਤੇ ਕੰਮ ਕਰਦਿਆਂ ਪਦਮ ਸ਼੍ਰੀ ਅਵਾਰਡਿਡ ਸੁਰਜੀਤ ਪਾਤਰ ਜੀ ਨਾਲ ਗੱਲਬਾਤ ਕਰਨ ਦਾ ਵੀ ਮੌਕਾ ਮਿਲਿਆ।

ਇੱਥੇ ਹੀ ਬਸ ਨਹੀਂ, ਬਹੁ-ਕਲਾਵਾਂ ਦੀ ਜਾਦੂਗਰਨੀ, ਇਹ ਮੁਟਿਆਰ ਅਨੇਕਾਂ ਹੋਰ ਸਟੇਜਾਂ ਕਵਰ ਕਰਨ ਦੇ ਨਾਲ-ਨਾਲ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਵਲੋਂ ਕਰਵਾਏ ਗਏ ਕਵੀ-ਦਰਬਾਰਾਂ ਦਾ ਵੀ ਸਫਲ ਮੰਚਨ ਕਰਨ ਦਾ ਨਾਮਨਾ ਖੱਟ ਚੁੱਕੀ ਹੈ। ਕਵਿੱਤਰੀ ਦੇ ਤੌਰ ਤੇ ਉਡਾਰੀਆਂ ਲਾਉਂਦੀ ਉਹ ਦਿੱਲੀ ਸਾਹਿਤ ਅਕਾਦਮੀ ਵਲੋਂ ਕਰਵਾਏ ਗਏ ਕਵੀ-ਦਰਬਾਰ ਵਿੱਚ ਵੀ ਆਪਣੀ ਸਾਇਰੀ ਅਤੇ ਕਲਾ ਦੀ ਛਾਪ ਛੱਡ ਆਈ ਹੈ।

'ਵਿਰਾਸਤੀ ਇਸ਼ਕ ਨੂੰ ਸਾਂਭਣ ਦਾ, ਦੱਸ ਹੋਰ ਕੀ ਤਰੀਕਾ ਹੋ ਸਕਦਾ ਹੈ ਕਿ ਤੂੰ ਮੈਨੂੰ ਕਿਸੇ ਲੋਕ ਗੀਤ ਵਾਂਗ ਮੂੰਹ ਜੁਬਾਨੀ ਯਾਦ ਹੋ ਗਿਆ ਏ' ਜਿਹੇ ਸ਼ੇਅਰਾਂ ਦੀ ਵਰਖਾ ਕਰਨ ਵਾਲੀ ਛਿੰਦਰ ਨੇ ਦੱਸਿਆ ਕਿ ਉਸਦੀ ਦੂਸਰੀ ਪੁਸਤਕ ਵੀ ਛਪਾਈ ਅਧੀਨ ਹੈ। ਉਸ ਦੀਆਂ ਇਨ੍ਹਾਂ ਦੋਹਾਂ ਪੁਸਤਕਾਂ ਨੂੰ ਪਾਠਕਾਂ ਤੱਕ ਪਹੁੰਚਾਉਣ ਵਿੱਚ ਡਾ. ਹਰਵਿੰਦਰ ਸਿੰਘ ਸਿਰਸਾ ਦਾ ਉਸ ਨੂੰ ਭਰਵਾਂ ਸਹਿਯੋਗ ਹਾਸਲ ਰਿਹਾ ਹੈ।

ਪੰਜਾਬੀ ਸੱਭਿਆਚਾਰ ਨੂੰ ਬੇਹੱਦ ਪਿਆਰਦੀ, ਔਰਤਾਂ ਦੇ ਹੱਕ 'ਚ ਅਵਾਜ਼ ਬੁਲੰਦ ਕਰਨ ਵਾਲੀ ਅਤੇ ਮਲੇਰਕੋਟਲਾ ਦੀ ਨਾਮਵਰ ਕਵਿੱਤਰੀ ਰਣਜੀਤ ਕੌਰ ਸਵੀ ਨਾਲ ਗੂੜੀਆਂ ਸਾਂਝਾ ਪਾਲਣ ਵਾਲੀ ਇਸ ਸਖਸ਼ੀਅਤ, ਛਿੰਦਰ ਬਾਰੇ ਜਿੰਨਾ ਵੀ ਲਿਖਿਆ ਜਾਵੇ, ਥੋੜ੍ਹਾ ਹੈ। ਸ਼ਾਲੂ ਬਹੁ-ਕਲਾਵਾਂ ਦਾ ਇਹ ਵਗਦਾ ਦਰਿਆ ਇਵੇਂ ਹੀ ਛੁੱਕਦਾ, ਗੂੰਜਦਾ ਤੇ ਹਿਰਦਿਆਂ ਨੂੰ ਠੰਢਕ ਵਰਤਾਉਂਦਾ ਆਪਣੀ ਮਸਤ ਚਾਲੇ ਤੁਰਿਆ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਜਾ ਛੂਹੇ! ਅਮੀਨ!



ਛਿੰਦਰ ਕੌਰ ਸਿਰਸਾ

ਅਨਮੋਲ ਵਸਤਾਂ, ਸਿੱਕੇ ਅਤੇ ਨੋਟ ਸਾਂਭੀ ਬੈਠਾ 'ਅਨਮੋਲ ਭਾਰਤੀ'

ਹਰ ਵਿਅਕਤੀ ਦੇ ਆਪਣੇ ਆਪਣੇ ਸੌਕ ਹਨ। ਕੋਈ ਡਾਕ ਟਿਕਟਾਂ ਇਕੱਠੀਆਂ ਕਰਦਾ ਹੈ, ਕੋਈ ਫੋਟੋਆਂ, ਕੋਈ ਜੁੱਤੀਆਂ, ਕੋਈ ਮਾਚਿਸਾਂ, ਕੋਈ ਚਿੱਠੀਆਂ ਇਕੱਠੀਆਂ ਕਰਦਾ ਹੈ ਤੇ ਕਿਸੇ ਕੋਲ ਪੁਰਾਤਨ ਭਾਂਡਿਆਂ ਦਾ ਭੰਡਾਰ ਹੁੰਦਾ ਹੈ, ਪਰ ਮੈ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਰਹਿੰਦੇ ਅਨਮੋਲ ਭਾਰਤੀ ਦੀ ਗੱਲ ਕਰਨ ਜਾ ਰਿਹਾ ਹਾਂ, ਜਿਸ ਨੂੰ ਪੁਰਾਤਨ ਦੁਰਲੱਭ ਵਸਤਾਂ, ਨੋਟ ਤੇ ਸਿੱਕੇ ਇਕੱਠੇ ਕਰਨ ਦਾ ਅਨੋਖਾ ਸੌਕ ਹੈ। 25 ਜੂਨ 1999 ਨੂੰ ਪਿਤਾ ਰਾਜਕੁਮਾਰ ਅਤੇ ਮਾਤਾ ਸੋਨੀਆਂ ਦੀ ਕੁੱਖੋਂ ਜਨਮੇ ਅਨਮੋਲ ਭਾਰਤੀ ਨੂੰ ਪੁਰਾਤਨ ਵਸਤਾਂ, ਸਿੱਕੇ ਤੇ ਨੋਟ ਇਕੱਠੇ ਕਰਨ ਦਾ ਸੌਕ 2009 ਵਿੱਚ ਉਸ ਸਮੇਂ ਪਿਆ ਜਦੋਂ ਉਹ ਆਪਣੇ ਮਾਪਿਆਂ ਨਾਲ ਕਿਸੇ ਰਿਸਤੇਦਾਰ ਦੇ ਘਰ ਗਿਆ, ਜਿਨ੍ਹਾਂ ਨੂੰ ਨੋਟ ਤੇ ਸਿੱਕੇ ਇਕੱਠੇ ਕਰਨ ਦਾ ਸੌਕ ਹੈ, ਉਨ੍ਹਾਂ ਨੂੰ ਦੇਖ ਕੇ ਉਸ ਨੂੰ ਵੀ ਇਹ ਸੌਕ ਪੈ ਗਿਆ।

ਜੋ ਉਸ ਨੂੰ ਇਥੋਂ ਤੱਕ ਲੈ ਆਇਆ। ਅਨਮੋਲ ਭਾਰਤੀ ਕੋਲ ਇਸ ਵੇਲੇ ਅੱਧਾ ਆਨਾ, ਇਕ ਆਨਾ, ਦੁਆਨੀ, ਚੁਆਨੀ, ਅਠਿਆਨੀ, ਪੋਲਾ, ਟਕਾ, ਚਾਂਦੀ ਦੇ ਇਕ ਰੁਪਏ, ਤਾਂਬੇ ਦਾ ਇਕ ਪੈਸਾ, ਗਲੀ ਵਾਲਾ ਪੈਸਾ, ਇਕ ਪੈਸਾ, ਦੋ ਪੈਸਾ, ਤਿੰਨ ਪੈਸਾ, ਪੰਜ ਪੈਸਾ, ਦਸ ਪੈਸੇ, ਵੀਹ ਪੈਸੇ, ਪੱਚੀ ਪੈਸੇ, ਪੰਜਾਹ ਪੈਸੇ, ਦਮਤਾ ਦਮਤੀ ਆਦਿ ਸਿੱਕੇ ਸੈਕਿੰਡਰੀ ਦੀ ਗਿਣਤੀ ਵਿੱਚ ਹਨ। ਇਹ ਸਿੱਕੇ ਚਾਂਦੀ, ਤਾਂਬੇ ਤੇ ਹੋਰ ਧਾਤਾਂ ਦੇ ਬਣੇ ਹੋਏ ਹਨ। ਇਸ ਤੋਂ ਇਲਾਵਾ ਉਸ ਕੋਲ ਨੇਪਾਲ, ਜਾਪਾਨ, ਸਿੰਗਾਪੁਰ, ਪਾਕਿਸਤਾਨ, ਬੈਕਾਕ, ਮਲੇਸੀਆ, ਅਮਰੀਕਾ, ਕੋਰੀਆ, ਅਫਗਾਨਿਸਤਾਨ, ਚੀਨ, ਤੁਰਕੀ, ਸਾਊਦੀ ਅਰਬ,



ਇਸ ਤੋਂ ਇਲਾਵਾ ਬੀ ਕੋਮ ਦੀ ਪੜ੍ਹਾਈ ਕਰ ਰਹੇ ਅਨਮੋਲ ਭਾਰਤੀ ਕੋਲ 1950 ਤੋਂ 1970 'ਚ ਛਪਿਆ ਮਹਾਤਮਾ ਗਾਂਧੀ

ਦੀ ਤਸਵੀਰ ਵਾਲਾ 100 ਰੁਪਏ ਦਾ ਨੋਟ, ਚਾਰ ਸਟਾਰ ਵਾਲਾ 100 ਦਾ ਨੋਟ, ਮਹਾਤਮਾ ਗਾਂਧੀ ਦੀ ਤਸਵੀਰ ਵਾਲੇ 1,2 ਤੇ 10 ਦੇ ਨੋਟ, 7 ਡਿਜੀਟਲ ਨੰਬਰਾਂ ਵਾਲੇ ਨੋਟ, 1947 ਤੋਂ ਪਹਿਲਾ ਦੇ ਅੰਗਰੇਜ਼ਾਂ ਵਾਲੇ 10,20,100 ਦੇ ਨੋਟ ਅਤੇ ਨੋਟਾਂ 'ਤੇ ਸਾਰੇ ਅੰਕ ਇਕੱਠੇ ਹੀ ਜਿਵੇਂ 111111,222222,333333 ਵਰਗੀ ਸੀਰੀਜ਼ ਦੇ ਨੋਟ ਵੀ ਉਸ ਦੀ ਐਲਬਮ ਦਾ ਸਿੱਗਰ ਹਨ। ਅਨਮੋਲ ਭਾਰਤੀ ਕੋਲ ਆਪਣੀ ਜਨਮ ਤਾਰੀਖ ਵਾਲਾ 250699 ਨੰਬਰ ਵਾਲਾ 10 ਰੁਪਏ ਦਾ ਨੋਟ ਅਤੇ ਆਪਣੇ ਪਿਤਾ ਜੀ ਦੇ ਵਿਆਹ ਦੀ ਤਾਰੀਖ ਵਾਲਾ 140798 ਨੰਬਰ ਵਾਲਾ ਨੋਟ ਵੀ ਸੰਭਾਲੇ ਹੋਏ ਹਨ। ਇਥੇ ਹੀ ਬਸ ਨਹੀਂ, ਉਸ ਕੋਲ 5,10,100,500 ਦੇ ਵੱਡੇ ਸਾਈਜ਼ ਦੇ ਨੋਟ, 786 ਅੰਕ ਦੇ 500,100,50,20,10,5,2,1 ਦੇ ਨੋਟ, ਬਿਨਾਂ ਤਿਰੰਗੇ ਵਾਲੇ ਨੋਟ, ਅਧੂਰੇ ਨੰਬਰਾਂ ਵਾਲੇ ਨੋਟ, ਪੁਰਾਣੀਆਂ ਰਿਆਸਤਾਂ ਵੱਲੋਂ ਚਲਾਈਆਂ ਹੋਈਆਂ ਹੁੰਡੀਆਂ, ਸਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਤਾ ਗੱਦੀ ਦਿਵਸ ਮੌਕੇ ਜਾਰੀ ਕੀਤਾ 10 ਰੁਪਏ ਦਾ ਸਿੱਕਾ ਵੀ ਮੌਜੂਦ ਹੈ।

ਨਮਕ ਮੰਡੀ, ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਰਹਿ ਰਿਹਾ ਅਨਮੋਲ ਭਾਰਤੀ ਪੁਰਾਣੇ ਨੋਟਾਂ ਤੇ ਸਿੱਕਿਆਂ ਤੇ ਇਲਾਵਾ ਹੁਣ ਪੁਰਾਣਾ ਤੇ ਦੁਰਲੱਭ ਫਰਨੀਚਰ, ਬਰਤਨ, ਮੂਰਤੀਆਂ, ਹੱਥ ਲਿਖਤ ਪੁਸਤਕਾਂ ਵੀ ਇਕੱਠੀਆਂ ਕਰ ਰਿਹਾ ਹੈ। ਪੁਰਾਤਨ ਵਿਰਸੇ ਨੂੰ ਸਾਂਭਣ ਲਈ ਜੀ ਜਾਨ ਲਾ ਰਹੇ ਅਨਮੋਲ ਭਾਰਤੀ ਨੂੰ ਜਿਥੇ ਰਿਸਤੇਦਾਰਾਂ ਅਤੇ ਮੁੰਬਈ, ਹੈਦਰਾਬਾਦ, ਦਿੱਲੀ ਵਿੱਚ ਇਹ ਸੌਕ ਰੱਖਣ ਵਾਲਿਆਂ ਨੇ ਉਸ ਨੂੰ ਉਤਸਾਹਿਤ ਕੀਤਾ ਉਥੇ ਉਸ


ਦੇ ਇਸ ਸੌਕ ਨੂੰ ਅੱਗੇ ਵਧਾਉਣ ਵਿੱਚ ਕਈ ਦੇਵ ਦਰਦ ਅਤੇ ਪਿਤਾ ਸ੍ਰੀ ਰਾਜਕੁਮਾਰ ਵੀ ਉਸ ਨੂੰ ਉਤਸਾਹਿਤ ਕਰ ਰਹੇ ਹਨ। ਇਨ੍ਹਾਂ ਦੇ ਪਿੱਠ ਬਾਝੋਂ ਸਦਕੇ ਹੀ ਅਨਮੋਲ ਇਹ ਪੁਰਾਤਨ ਤੇ ਦੁਰਲੱਭ ਚੀਜ਼ਾਂ ਇਕੱਠੀਆਂ ਕਰ ਸਕਿਆ ਹੈ ਤੇ ਕਰ ਰਿਹਾ ਹੈ। ਉਸ ਨੂੰ ਜਿਥੇ ਕਿਤੇ ਵੀ ਪੁਰਾਣੀਆਂ ਚੀਜ਼ਾਂ ਮਿਲਦੀਆਂ ਹਨ, ਉਹ ਉਥੇ ਹੀ ਜਾ ਕੇ, ਉਨ੍ਹਾਂ ਨੂੰ ਜਾਇਜ਼ ਕੀਮਤ 'ਤੇ ਖਰੀਦ ਲੈਂਦਾ ਹੈ। ਉਸ ਨੂੰ ਇਹ ਵਸਤਾਂ ਇਕੱਠੀਆਂ ਕਰਨ ਲਈ ਦੂਰ ਦੁਰਾਡੇ ਵੀ ਜਾਣਾ ਪਿਆ। ਅਨਮੋਲ ਭਾਰਤੀ ਇਸ ਅਨਮੋਲ ਖਜਾਨੇ 'ਤੇ ਹੁਣ ਤੱਕ ਹਜ਼ਾਰਾਂ ਰੁਪਏ ਖਰਚ ਕਰ ਚੁੱਕਿਆ ਹੈ।

ਪੁਰਾਤਨ ਵਸਤਾਂ ਨੂੰ ਪਿਆਰ ਕਰਨ ਵਾਲੇ ਲੋਕ ਸਹਿਰਾਂ, ਪਿੰਡਾਂ 'ਚੋਂ ਅਕਸਰ ਹੀ ਉਸ ਕੋਲ ਇਹ ਪੁਰਾਤਨ ਵਸਤਾਂ ਦੇਖਣ ਲਈ ਆਉਂਦੇ ਰਹਿੰਦੇ ਹਨ। ਅਨਮੋਲ ਭਾਰਤੀ ਇਨ੍ਹਾਂ ਵਿਰਾਸਤੀ ਵਸਤੂਆਂ ਦੀ ਖੁਸ਼ਬੂ ਦਾ ਅਨੰਦ ਆਪ ਵੀ ਲੈ ਰਿਹਾ ਹੈ ਅਤੇ ਹੋਰਨਾਂ ਨੂੰ ਵੀ ਵੰਡ ਰਿਹਾ ਹੈ। ਅਲੋਪ ਹੋ ਰਹੀਆਂ ਵਿਰਾਸਤੀ ਵਸਤਾਂ ਦੀ ਸਾਂਭ ਸੰਭਾਲ ਕਰ ਰਹੇ ਅਜਿਹੇ ਕਲਾ ਪ੍ਰੇਮੀਆਂ ਦੇ ਹੌਸਲੇ ਤੇ ਲੋਕ ਸੇਵਾ ਕਾਰਣ ਹੀ ਸੱਭਿਆਚਾਰ ਦੀ ਹੋਂਦ ਬਰਕਰਾਰ ਹੈ।




ਅਨਮੋਲ ਸਿੰਘ ਬੜੈਰ
91-98763-22677

ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ



ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਉਤਸਵ 30 ਨੂੰ




ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਦੀ ਪ੍ਰਬੰਧਕ ਕਮੇਟੀ ਵੱਲੋਂ ਭਗਵਾਨ ਮਹਾਂਰਿਸ਼ੀ ਵਾਲਮੀਕ ਜੀ ਦਾ ਜਨਮ ਉਤਸਵ ਮਿਤੀ 30 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਵਿਚ 28 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਗੁਰੂ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਰੰਭ ਕੀਤੇ ਜਾਣਗੇ ਅਤੇ ਐਤਵਾਰ 30 ਅਕਤੂਬਰ ਨੂੰ ਭੋਗ ਪਾਏ ਜਾਣਗੇ। ਜਿਸ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਕੀਰਤਨੀਏ ਭਗਵਾਨ ਬਾਲਮੀਕ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਣਗੇ। ਤਿੰਨੇ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। 30 ਅਕਤੂਬਰ ਸ਼ਾਮ ਨੂੰ ਗੁਰੂ ਘਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮ ਨੂੰ ਗੁਰੂ ਘਰ ਵਿਖੇ 6 ਵਜੇ ਤੋਂ ਲੈ ਕੇ 9 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਗੁਰੂ ਘਰ ਵਿਖੇ ਸ਼ਾਮ ਨੂੰ ਦੀਪਮਾਲਾ ਵੀ ਕੀਤੀ ਜਾਵੇਗੀ।

ਨੋਟ- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਆਰੰਭ ਕੀਤੀ ਜਾ ਰਹੀ ਹੈ। ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਜਿਹਨਾਂ ਪਰਿਵਾਰਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਲੈਣੀ ਹੋਵੇ, ਉਹ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ ਜੀ।

ਗੁਰੂ ਘਰ ਵਿਖੇ ਆਗਾਮੀ 13 ਨਵੰਬਰ ਨੂੰ ਸਤਿਗੁਰੂ ਸੈਣ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ, ਇਸ ਸਬੰਧਤ ਅਖੰਡ ਪਾਠ ਸਾਹਿਬ 11 ਨਵੰਬਰ ਨੂੰ ਪ੍ਰਾਰੰਭ ਹੋਣਗੇ ਅਤੇ 13 ਨਵੰਬਰ ਨੂੰ ਭੋਗ ਪਾਏ ਜਾਣਗੇ।

- | | |
|---|--|
| ਸ੍ਰੀ ਮਹਿੰਦਰ ਸਿੰਘ ਰੱਤੂ, ਚੇਅਰਮੈਨ
(530-790-5985) | ਸ੍ਰੀ ਦਲਵਿੰਦਰ ਰੱਲੂ, ਵਾਈਸ ਜਨਰਲ ਸਕੱਤਰ
(530-933-3938) |
| ਸ੍ਰੀ ਸ਼ਿੰਗਾਰਾ ਸਿੰਘ ਰੱਲੂ ਪ੍ਰਧਾਨ
(530-713-1823) | ਸ੍ਰੀ ਰਾਮ ਸੇਵਕ ਭਾਟੀਆ, ਹੈਡ ਕੈਸ਼ੀਅਰ
(530-701-4370) |
| ਸ੍ਰੀ ਗੁਰਨਾਮ ਸਿੰਘ ਭੰਡਾਲ, ਵਾਈਸ ਪ੍ਰਧਾਨ
(530-218-4468) | ਭਾਈ ਪ੍ਰਿਤਪਾਲ ਸਿੰਘ ਜੀ, ਹੈਡ ਗ੍ਰੰਥੀ
(916-694-3386) |
| ਸ੍ਰੀ ਸਤਿਨਾਮ ਸਿੰਘ, ਜਨਰਲ ਸਕੱਤਰ
(530-682-3962) | |



ਮਹਾਂਰਿਸ਼ੀ ਵਾਲਮੀਕ ਸਭਾ ਯੂ. ਐਸ. ਏ., ਯੂਬਾ ਸਿਟੀ (ਕੈਲੇਫੋਰਨੀਆ) ਵੱਲੋਂ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਏ ਜਾਣ ਅਤੇ ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਵਿਖੇ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਉਤਸਵ 30 ਅਕਤੂਬਰ 2016, ਦਿਨ ਐਤਵਾਰ ਨੂੰ ਮਨਾਉਣ ਦੀਆਂ ਮਹਾਂਰਿਸ਼ੀ ਵਾਲਮੀਕ ਸਭਾ ਯੂ. ਐਸ. ਏ. ਅਤੇ ਸ੍ਰੀ ਗੁਰੂ ਰਵਿਦਾਸ ਸਭਾ ਯੂਬਾ ਸਿਟੀ ਸਮੂਹ ਸੰਗਤਾਂ ਨੂੰ

ਲੱਖ-ਲੱਖ ਵਧਾਈਆਂ



ਜਸਪਾਲ ਜੱਸਲ



ਪਰਸ਼ੋਤਮ ਸੂਦ



ਸੰਜੀਵ ਹਿੰਸ

ਸਭ ਸਿਖਨ ਕੇ ਹੁਕਮ ਹੈ ਗੁਰੂ ਮਾਨਿਓ ਗ੍ਰੰਥ



ਜੁਗੋ ਜੁਗ ਅਟੱਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਰੀਦੀ ਦਿਵਸ ਨੂੰ ਸਮਰਪਿਤ

ਯੂਬਾ ਸਿਟੀ ਦਾ 37ਵਾਂ ਮਹਾਨ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ

6 ਨਵੰਬਰ 2016 ਦਿਨ ਐਤਵਾਰ ਨੂੰ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਸੰਗਤਾਂ ਦੇ ਸਹਿਯੋਗ ਨਾਲ ਹੋਣ ਜਾ ਰਿਹਾ ਹੈ, ਸਮੂਹ ਨਾਨਕ ਨਾਮ ਲੇਵਾ ਸੰਗਤਾਂ ਸਮੁੱਚੇ ਗੁਰਮਤਿ ਸਮਾਗਮਾਂ ਅਤੇ ਮਹਾਨ ਨਗਰ ਕੀਰਤਨ ਵਿੱਚ ਪਰਿਵਾਰਾਂ ਸਮੇਤ ਹੁਮ-ਹੁਮਾ ਕੇ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ।

— : ਪ੍ਰੋਗਰਾਮ ਦਾ ਵੇਰਵਾ : —		
<p>ਅਖੰਡ ਪਾਠ ਸਾਹਿਬ ਦੀ ਲੜੀ</p> <p>ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਰੀਦੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ 17 ਸਤੰਬਰ ਤੋਂ ਸ਼ੁਰੂ ਹੋ ਜਿਸਦੇ ਅਖੀਰਲੇ ਸ੍ਰੀ ਅਖੰਡ ਪਾਠ ਸਾਹਿਬ 4 ਨਵੰਬਰ ਉੱਕਰਵਾਰ ਤੋਂ ਆਰੰਭ ਹੋ ਕੇ 6 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8.00 ਵਜੇ ਚੋਗ ਪੈਣਗੇ।</p> <p>ਵਿਸ਼ੇਸ਼ ਕਵੀ ਦਰਬਾਰ</p> <p>21 ਅਕਤੂਬਰ ਦਿਨ ਉੱਕਰਵਾਰ ਨੂੰ ਵਿਸ਼ੇਸ਼ ਕਵੀ ਦਰਬਾਰ ਸ਼ਾਮ 6:30 ਵਜੇ ਤੋਂ ਰਾਤ 10:30 ਵਜੇ ਤੱਕ ਹੋਵੇਗਾ।</p> <p>ਬੰਦਿਆਂ ਦਾ ਕੀਰਤਨ ਦਰਬਾਰ</p> <p>ਅਕਤੂਬਰ 29 ਦਿਨ ਸ਼ਨੀਵਾਰ ਨੂੰ ਬੰਦਿਆਂ ਦਾ ਵਿਸ਼ੇਸ਼ ਕੀਰਤਨ ਦਰਬਾਰ ਸ਼ਾਮ 6:30 ਵਜੇ ਤੋਂ ਰਾਤ 10:00 ਵਜੇ ਤੱਕ ਹੋਵੇਗਾ।</p>	<p>ਫੰਪੀ ਫੋਤ ਚਿਵਾਰ (ਦੀਵਾਨੀ)</p> <p>ਅਕਤੂਬਰ 30 ਦਿਨ ਐਤਵਾਰ ਨੂੰ ਸ਼ਾਮ 6:30 ਵਜੇ ਤੋਂ 10 ਵਜੇ ਤੱਕ ਵਿਸ਼ੇਸ਼ ਕੀਰਤਨ ਦੀਵਾਨ ਸਜਣਗੇ ਅਤੇ ਦੀਪਮਾਲਾ ਹੋਵੇਗੀ।</p> <p>ਵਿਸ਼ੇਸ਼ ਢਾਈ ਦਰਬਾਰ ਅਤੇ ਸ਼ਹੀਦੀ ਦਿਵਸ</p> <p>ਅਕਤੂਬਰ 31 ਦਿਨ ਸੋਮਵਾਰ ਨੂੰ ਰਾਤ 6:30 ਵਜੇ ਤੋਂ ਰਾਤ 10 ਵਜੇ ਤੱਕ ਸ਼ਹੀਦ ਢਾਈ ਬੇਅੰਤ ਸਿੰਘ, ਢਾਈ ਸਤਵੰਤ ਸਿੰਘ, ਢਾਈ ਕੇਹਰ ਸਿੰਘ ਅਤੇ ਸਮੂਹ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਢਾਈ ਦੀਵਾਨ ਸਜਣਗੇ।</p> <p>ਆਤਿਸ਼ਬਾਜੀ</p> <p>4 ਨਵੰਬਰ ਦਿਨ ਉੱਕਰਵਾਰ ਨੂੰ ਰਾਤ 8:00 ਵਜੇ ਆਤਿਸ਼ਬਾਜੀ ਹੋਵੇਗੀ।</p>	<p>ਅਮ੍ਰਿਤ ਸੰਚਾਰ</p> <p>5 ਨਵੰਬਰ ਦਿਨ ਸ਼ਨੀਵਾਰ ਸਵੇਰੇ 5 ਵਜੇ ਅਮ੍ਰਿਤ ਸੰਚਾਰ ਹੋਵੇਗਾ। ਅਮ੍ਰਿਤ ਅਭਿਨਾਥੀ ਸੰਗਤਾਂ ਆਪਣੇ ਨਾਮ ਢਾਈ ਸਾਹਿਬ ਜੀ ਕੋਲ ਲਿਖਵਾ ਕੇ ਕਥਾਰ ਪ੍ਰਾਪਤ ਕਰ ਸਕਦੀਆਂ ਹਨ।</p> <p>ਨਿਸ਼ਾਨ ਸਾਹਿਬ ਦੇ ਚੱਲੇ ਦੀ ਸੇਵਾ</p> <p>ਨਿਸ਼ਾਨ ਸਾਹਿਬ ਦੇ ਚੱਲੇ ਦੀ ਸੇਵਾ ਸਮੂਹ ਸਾਧ ਸੰਗਤ ਵੱਲੋਂ 5 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9:00 ਵਜੇ ਹੋਵੇਗੀ।</p> <p>ਉਪਨ ਹਾਊਸ/ਸੈਮੀਨਾਰ</p> <p>ਨਵੰਬਰ 5 ਦਿਨ ਸ਼ਨੀਵਾਰ ਨੂੰ ਉਪਨ ਹਾਊਸ/ਸੈਮੀਨਾਰ ਲਾਮੋਗ ਹਾਲ ਵਿਚ 2 ਵਜੇ ਤੋਂ 6 ਵਜੇ ਤੱਕ ਹੋਵੇਗਾ।</p>
	<p>ਫੋਟ ਸਥਾਈ ਕੀਰਤਨ</p> <p>5 ਨਵੰਬਰ ਸ਼ਨੀਵਾਰ ਨੂੰ ਫੋਟ ਸਥਾਈ ਕੀਰਤਨ ਸ਼ਾਮ 6:00 ਵਜੇ ਤੋਂ ਰਾਤ 1:00 ਵਜੇ ਤੱਕ ਹੋਵੇਗਾ ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।</p> <p>ਰੋਜਾਨਾ ਕੀਰਤਨ ਦਰਬਾਰ</p> <p>19 ਅਕਤੂਬਰ ਤੋਂ 5 ਨਵੰਬਰ ਤੱਕ ਹਰ ਰੋਜ਼ ਕੀਰਤਨ ਸ਼ਾਮ 5:00 ਤੋਂ ਈ ਕੇ ਰਾਤ 10 ਵਜੇ ਤੱਕ ਹੋਵੇਗੀ।</p> <p>ਫੋਲ ਅਤੇ ਕੀਰਤਨ ਸਮਾਗਮ</p> <p>6 ਨਵੰਬਰ ਐਤਵਾਰ ਸਵੇਰੇ 8:00 ਵਜੇ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਰੀਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਚੋਗ ਪੈਣਗੇ ਉਪਰੰਤ ਕੀਰਤਨ ਸਮਾਗਮ ਹੋਵੇਗਾ।</p>	<p>ਨਗਰ ਕੀਰਤਨ</p> <p>6 ਨਵੰਬਰ ਦਿਨ ਐਤਵਾਰ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਵੇਰੇ 10:00 ਵਜੇ ਆਰੰਭ ਹੋ ਕੇ ਸ਼ਾਮ 4:00 ਵਜੇ ਗੁਰਦਵਾਰਾ ਸਾਹਿਬ ਪਹੁੰਚੇਗਾ, ਉਪਰੰਤ ਸਮਾਪਤੀ ਦੀ ਅਰਦਾਸ ਹੋਵੇਗੀ।</p>

ਬੇਨਤੀ
ਸਮੁੱਚੇ ਨਗਰ ਕੀਰਤਨ ਵਿੱਚ ਕਿਸੇ ਵੀ ਕਿਸਮ ਦੀ ਸੇਵਾ ਕਰਕੇ ਸੰਗਤਾਂ ਇਸ ਮਹਾਨ ਰੁੱਝ ਵਿੱਚ ਹਿੱਸਾ ਪਾ ਸਕਦੀਆਂ ਹਨ।

ਪਹੁੰਚ ਰਹੇ ਰਾਗੀ ਜੱਥੇ ਅਤੇ ਪ੍ਰਚਾਰਕ : (1) ਢਾਈ ਤਾਰਾ ਸਿੰਘ ਜੀ ਹਜ਼ੂਰੀ ਰਾਗੀ ਗੁਰਦਵਾਰਾ ਸਾਹਿਬ ਯੂਬਾ ਸਿਟੀ (2) ਢਾਈ ਗਗਨਦੀਪ ਸਿੰਘ ਜੀ ਗੰਗਾ ਨਗਰ ਵਾਲੇ, (3) ਢਾਈ ਉੱਕਾਰ ਸਿੰਘ ਜੀ ਉਨਾ ਵਾਲੇ (4) ਢਾਈ ਗੁਰਨਿਮਿਤ ਸਿੰਘ ਜੀ ਰਾਜ ਰੰਗੀਲਾ (5) ਢਾਈ ਹਰਨਾਮ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿਤਸਰ (6) ਢਾਈ ਗੁਰਪ੍ਰੀਤ ਸਿੰਘ ਜੀ ਬਲੜਵਾਲ ਜਲੰਧਰ (7) ਢਾਈ ਦਲੀਪ ਸਿੰਘ ਜੀ ਹੀਰਾ (ਸਾਬਕਾ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ), (8) ਗਿਆਨੀ ਲਖਵਿੰਦਰ ਸਿੰਘ ਸੋਹਲ ਦਾ ਢਾਈ ਜਥਾ (9) ਗਿਆਨੀ ਸੁਖਵਿੰਦਰ ਸਿੰਘ ਗਰੇਵਾਲ ਦਾ ਢਾਈ।
ਇਸ ਤੋਂ ਇਲਾਵਾ ਸਿੱਖ ਪੰਥ ਦੇ ਉੱਚ ਕੋਟੀ ਦੇ ਰਾਗੀ ਜੱਥੇ, ਕਥਾਵਾਚਕ ਅਤੇ ਪ੍ਰਚਾਰਕ ਵੀ ਹਾਜ਼ਰੀ ਭਰਨਗੇ।

ਹੋਰ ਜਾਣਕਾਰੀ ਲਈ ਸੰਪਰਕ ਕਰੋ	(ਹੈੱਡ ਗ੍ਰੰਥੀ) ਢਾਈ ਸਾਹਿਬ ਸਿੰਘ 530-673-9918	ਸ: ਜਸਵੰਤ ਸਿੰਘ ਬੈਂਸ 530-701-3971	ਸ: ਸਰਬਜੀਤ ਸਿੰਘ ਥਿਆੜਾ 530-682-5861	ਸ: ਪਰਮਿੰਦਰ ਸਿੰਘ ਗਰੇਵਾਲ 530-682-5860
--------------------------	--	------------------------------------	--------------------------------------	--

ਨੋਟ:-ਨਗਰ ਕੀਰਤਨ ਦਾ ਰੁੱਝ ਪਿਛਲੇ ਸਾਲ ਵਾਲਾ ਹੀ ਹੋਵੇਗਾ, ਗੱਡੀਆਂ ਦੀ ਪਾਰਕਿੰਗ ਸਿਰਫ ਨਿਯਤ ਜਗ੍ਹਾ 'ਤੇ ਹੀ ਕੀਤੀ ਜਾਵੇ ਜੀ।
ਰਿਵਾਰ ਵੇਲੀ ਹਾਈ ਸਕੂਲ ਤੋਂ ਗੁਰੂ ਘਰ ਲਈ ਸਵੇਰੇ 8 ਵਜੇ ਤੋਂ ਸ਼ਾਮ 6:30 ਵਜੇ ਤੱਕ ਫਰੀ ਸ਼ੋਸ਼ਾਂ ਦਾ ਪ੍ਰਬੰਧ ਹੋਵੇਗਾ।